

ੴ ਸਤਿਗੁਰਪ੍ਰਸਾਦਿ ॥

ਸੱਦ ਸਟੀਕ

SIKHBOOKCLUB.COM

ਪ੍ਰਫੈਸਰ ਸਾਹਿਬ ਸਿੰਘ

੧੭ ਸਤਿਗੁਰਪ੍ਰਸਾਦਿ ॥

ਪਿੰਡ ਪਤਲਿ ਕਿਰਿਆ ਦੀਵਾ
ਛਲ ਹਰਿ ਸਰਿ ਪਾਵਈ ॥

ਸੱਦ ਸਟੀਕ

ਲੇਖਕ :

ਪ੍ਰੋਫੈਸਰ ਸਾਹਿਬ ਸਿੰਘ
ਡੀ.ਲਿਟ.



ਸਿੰਘ ਬੁਦਤਜ਼
ਅੰਮ੍ਰਿਤਸਰ

ISBN 81-7205-185-9

ਪਹਿਲੀ ਵਾਰ 1935

ਨਵੇਂ ਰੂਪ ਵਿਚ

ਦਸਵੀਂ ਵਾਰ ਮਈ 1997

ਗਿਆਰਵੀਂ ਵਾਰ ਮਈ 2008

ਮੁੱਲ : 8-00 ਰੁਪਏ

ਪ੍ਰਕਾਸ਼ਕ :

ਸਿੰਘ ਬ੍ਰਾਟਰਜ਼

ਬਜ਼ਾਰ ਮਾਈ ਸੇਵਾਂ, ਅੰਮ੍ਰਿਤਸਰ - 143 006

S.C.O. 223-24, ਸਿਟੀ ਸੈਂਟਰ, ਅੰਮ੍ਰਿਤਸਰ.- 143 001

E-mail : singhbro@vsnl.com

Website : www.singhbrothers.com

ਛਾਪਕ :

ਪ੍ਰਿੰਟਵੈਲ, 146, ਇੰਡਸਟ੍ਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ

ਮੁਖ-ਬੰਧ

ਸੰਨ ੧੯੩੫ ਵਿਚ ਸਿਖ ਐਜ਼ੂਕੇਸ਼ਨਲ ਕਾਨਫਰੰਸ ਦਾ ਸਮਾਗਮ ਗੁਜਰਾਂਵਾਲੇ ਵਿਖੇ ਹੋਇਆ। ਉਥੇ ਕਾਨਫਰੰਸ ਦੇ ਪੰਡਾਲ ਵਿਚ ਮੈਨੂੰ ਗੁਰਬਾਣੀ ਵਿਆਕਰਣ ਬਾਰੇ ਆਪਣੇ ਖਿਆਲ ਪਰਗਟ ਕਰਨ ਦਾ ਮੌਕਾ ਮਿਲਿਆ। ਅਖਬਾਰਾਂ ਦੇ ਪ੍ਰਤੀਨਿਧ ਭੀ ਮੈਨੂੰ ਸਨ। ਮੈਂ ਵਿਆਕਰਣ ਦੀ ਵਿਆਖਿਆ ਸਮੇਂ 'ਸਦੁ' ਦੀ ਪੰਜਵੀਂ ਪਉੜੀ ਦਾ ਹਵਾਲਾ ਭੀ ਦਿੱਤਾ। ਮਾਸਕ-ਪੜ੍ਹ 'ਅੰਮ੍ਰਿਤ' ਦੇ ਐਡੀਟਰ ਸ: ਗੰਗਾ ਸਿੰਘ ਜੀ ਨੇ ਮੈਨੂੰ ਸਮਾਗਮ ਤੋਂ ਪਿਛੋਂ ਕਿਹਾ ਕਿ ਮੈਂ ਉਸ ਸਾਰੀ ਬਾਣੀ ਦੀ ਵਿਆਖਿਆ ਵਿਆਕਰਣ ਅਨੁਸਾਰ ਲਿਖ ਕੇ ਕਿਤਾਬੀ ਸ਼ਕਲ ਵਿਚ ਪੇਸ਼ ਕਰਾਂ। 'ਅੰਮ੍ਰਿਤ' ਦਾ ਆਪਣਾ ਪੈਸ਼ ਸੀ। ਉਹਨਾਂ ਮੇਰਾ ਉਹ ਟ੍ਰੈਕਟ 'ਰੱਬੀ ਸੱਦਾ' ਛਾਪ ਦਿੱਤਾ।

ਉਹ ਟ੍ਰੈਕਟ 'ਰੱਬੀ ਸੱਦਾ' ਕਈ ਸਾਲਾਂ ਤੋਂ ਖਤਮ ਸੀ। ਹੋਰ ਹੋਰ ਟੀਕਿਆਂ ਤੇ ਲੇਖਾਂ ਅਤੇ ਪੁਸਤਕਾਂ ਦੇ ਰੁਝੇਵੇਂ ਆਦਿ ਕਰਕੇ ਮੈਂ ਇਸ ਨੂੰ ਦੂਜੀ ਵਾਰੀ ਛਪਵਾ ਨਾ ਸਕਿਆ।

ਪੁਸਤਕ ਦੀ ਦੂਜੀ ਛਾਪ ਦਸੰਬਰ ੧੯੫੩ ਵਿਚ ਛਪੀ। ਉਸ ਦੀ ਅੰਦਰਲੀ ਸ਼ਕਲ ਬਹੁਤ ਕੁਝ ਬਦਲਾ ਦਿੱਤੀ ਗਈ।

ਤੀਜੀ ਛਾਪ 'ਸਿੰਘ ਬ੍ਰਦਰਜ਼' ਵਲੋਂ ੧੯੬੬ ਵਿਚ ਛਪੀ ਸੀ ਤੇ ਪਾਠਕਾਂ ਦੀ ਮਿਲਵਰਤਣ ਨਾਲ ਹੁਣ ਚੌਥੀ ਛਾਪ ਉਹ ਛਾਪ ਰਹੇ ਹਨ। ਸਤਿਗੁਰ ਪਾਤਸ਼ਾਹ ਦੀ ਇਸ ਬਖਸ਼ਿਸ਼ ਲਈ ਧੰਨਵਾਦ!

੪੬੪ ਅਜੀਤ ਨਗਰ,
ਨਵਾਂ ਪਟਿਆਲਾ
ਮਾਰਚ ੧੯੭੦

ਦਾਸ
ਸਾਹਿਬ ਸਿੰਘ
C/o. ਡਾ. ਦਲਜੀਤ ਸਿੰਘ M.S.
Asst. Professor

ਹਿੰਦੂ ਮਤ ਅਨੁਸਾਰ ਅੰਤਮ ਸੰਸਕਾਰ

ਜਦੋਂ ਕਿਸੇ ਹਿੰਦੂ-ਘਰ ਵਿਚ ਕੋਈ ਪ੍ਰਾਣੀ ਮਰਨ ਲੱਗਦਾ ਹੈ ਤਾਂ ਉਸ ਦੇ ਪੁੱਤਰ ਇਸਤ੍ਰੀ ਆਦਿਕ ਵਾਰਸ ਬਾਸਤ੍ਰਾਂ ਦੀ ਦੱਸੀ ਮਰਯਾਦਾ ਅਨੁਸਾਰ ਉਸ ਨੂੰ ਮੰਜੇ ਤੋਂ ਹੇਠਾਂ ਲਾਹ ਲੈਂਦੇ ਹਨ। ਭੁੰਝੇ ਦੱਬ ਵਿਛਾ ਕੇ ਉਸ ਉਤੇ ਕਪੜਾ ਆਦਿਕ ਵਿਛਾ ਦੇਣ ਦੀ ਮਰਯਾਦਾ ਹੈ। ਉਸ ਦੇ ਹੱਥ ਦੀ ਤਲੀ ਉਤੇ ਆਟੇ ਦਾ ਦੀਵਾ ਰੱਖ ਕੇ ਜਗਾ ਦੇਂਦੇ ਹਨ, ਤੇ ਦੀਵੇ ਵਿਚ ਬ੍ਰਾਹਮਣ ਦੀ ਭੇਟਾ ਲਈ ਸਮਰਥਾ ਅਨੁਸਾਰ ਅਠਿਆਨੀ, ਰੁਪਿਆ ਆਦਿਕ ਚਾਂਦੀ ਸੋਨੇ ਦਾ ਸਿੱਕਾ ਪਾ ਦੇਂਦੇ ਹਨ। ਇਸ ਮਰਯਾਦਾ ਦਾ ਭਾਵ ਉਹ ਇਹ ਸਮਝਦੇ ਹਨ ਕਿ ਮਰਨ ਵਾਲੇ ਪ੍ਰਾਣੀ ਦੀ ਆਤਮਾ ਨੇ ਅਗਾਂਹ ਬੜੇ ਹਨੌਰੇ ਪੈਂਡਿਆਂ ਵਿਚੋਂ ਦੀ ਲੰਘਣਾ ਹੈ, ਜਿਥੇ ਰਾਹ-ਖਹਿੜਾ ਵੇਖਣ ਲਈ ਉਸ ਨੂੰ ਚਾਨਣ ਦੀ ਲੋੜ ਪੈਂਦੀ ਹੈ। ਮਰਨ ਵੇਲੇ ਉਸ ਦੀ ਤਲੀ ਉਤੇ ਰੱਖਿਆ ਹੋਇਆ ਦੀਵਾ ਉਸ ਨੂੰ ਪਰਲੋਕ ਦੇ ਪੈਂਡਿਆਂ ਵਿਚ ਚਾਨਣ ਦੇਂਦਾ ਹੈ।

ਜਦੋਂ ਆਦਮੀ ਮਰ ਜਾਂਦਾ ਹੈ, ਤਾਂ ਉਸ ਦੇ ਸਰੀਰ ਦਾ ਸਸਕਾਰ ਕਰਨ ਤੋਂ ਪਹਿਲਾਂ ਜਵਾਂ ਦੇ ਆਟੇ ਦੇ ਪੇੜੇ ਪੱਤਲਾਂ ਉਤੇ ਰੱਖ ਕੇ ਮਲਸੇ ਜਾਂਦੇ ਹਨ। ਬ੍ਰਾਹਮਣ ਪੁਰਾਣ ਆਦਿਕ ਦੇ ਮੰਤ੍ਰ ਪੜ੍ਹਦਾ ਹੈ। ਸੂਰਜ ਵਲ ਮੂੰਹ ਕਰ ਕੇ ਪਾਣੀ ਦੀਆਂ ਚੁਲੀਆਂ ਭੀ ਭੇਟਾ ਕੀਤੀਆਂ ਜਾਂਦੀਆਂ ਹਨ। ਇਹ ਉਸ ਵਿਛੜੀ ਰੂਹ ਲਈ ਬੁਰਾਕ ਭੇਜੀ ਜਾਂਦੀ ਹੈ।

ਘਰੋਂ ਤੁਰ ਕੇ ਮਸਾਣਾਂ ਤੋਂ ਉਹੋ ਅੱਧਵਾਟੇ (ਅੱਧ-ਮਾਰਗੇ) ਮਿਰਤਕ ਦਾ ਫੱਟਾ ਭੁੰਝੇ ਰੱਖ ਦਿੱਤਾ ਜਾਂਦਾ ਹੈ। ਘਰੋਂ ਤੁਰਨ ਲਗਿਆਂ ਮਿੱਟੀ ਦਾ ਇਕ ਕੋਰਾ ਭਾਂਡਾ ਨਾਲ ਲੈ ਲੈਂਦੇ ਹਨ। ਉਸ ਅੱਧ-ਮਾਰਗ 'ਤੇ ਉਹ ਭਾਂਡਾ ਭੁੰਨ ਦੇਂਦੇ ਹਨ, ਅਤੇ ਮਰੇ ਪ੍ਰਾਣੀ ਦਾ ਪੁੱਤਰ ਆਦਿਕ ਬਹੁਤ ਉੱਚੀ ਡਰਾਉਣੀ ਆਵਾਜ਼ ਵਿਚ ਢਾਹ ਮਾਰਦਾ ਹੈ। ਇਸ ਗਸਮ ਦੇ ਹੇਠ ਖਿਆਲ ਇਹ ਹੈ ਕਿ ਮਿਰਤਕ ਦੀ ਆਤਮਾ ਸਰੀਰਕ ਮੋਹ ਕਰਕੇ ਅਜੇ ਉਸ ਮੁਰਦੇ ਦੇ ਦੁਆਲੇ ਹੀ ਭੌੰਦੀ ਫਿਰਦੀ ਹੈ। ਇਸ ਭਿਆਨਕ ਢਾਹ ਨਾਲ ਉਸ ਨੂੰ ਡਰਾਂਦੇ ਹਨ ਕਿ ਚਲੀ ਜਾਏ।

ਸਸਕਾਰ ਕਰਨ ਵੇਲੇ ਬ੍ਰਾਹਮਣ ਫਿਰ ਕੁਝ ਮੰਤ੍ਰ ਪੜ੍ਹਦਾ ਹੈ। ਸਸਕਾਰ ਤੋਂ ਪਿਛੋਂ ਬਚ ਰਹੀਆਂ ਹੱਡੀਆਂ (ਅਸਥੀਆਂ) ਹਰਿਦੁਆਰ ਗੰਗਾ ਨਦੀ ਵਿਚ ਪਾਈਆਂ ਜਾਂਦੀਆਂ ਹਨ। ਹਿੰਦੂ-ਖਿਆਲ ਅਨੁਸਾਰ ਜਿਸ ਦੀਆਂ ਅਸਥੀਆਂ ਗੰਗਾ ਵਿਚ ਨਾ ਪੈਣ, ਉਸ ਦੀ ਗਤੀ ਨਹੀਂ ਹੁੰਦੀ।

ਮਰਨ ਪਿੱਛੋਂ ੧੩ ਦਿਨਾਂ ਤਕ ਹਰੇਕ ਪ੍ਰਾਣੀ ਦੀ ਆਤਮਾ ਪ੍ਰੇਤ ਬਣੀ ਰਹਿੰਦੀ ਹੈ, ਅਤੇ ਆਪਣੇ ਛੱਡੇ ਘਰਾਂ ਦੇ ਦੁਆਲੇ ਹੀ ਭੌਂਦੀ ਫਿਰਦੀ ਹੈ। ਜਿਨ੍ਹਾਂ ਦਾ ਕੋਈ ਮਰਦਾ ਹੈ ਉਹਨਾਂ ਦੇ ਘਰ, ਸ਼ਰੀਕੇ ਬਰਾਦਰੀ ਦੇ ਘਰਾਂ ਵਿਚੋਂ ਜਨਾਨੀਆਂ ਮਰਦ ਰਾਤ ਨੂੰ ਆ ਕੇ ਸੌਂਦੇ ਹਨ। ਸਵੇਰੇ ਪਹਿਰ ਰਾਤ ਰਹਿੰਦੀ ਹੀ ਮਰੇ ਪ੍ਰਾਣੀ ਦਾ ਪੁੱਤਰ ਆਦਿਕ ਉਠੋਂ ਕੇ ਢਾਹ ਮਾਰਦਾ ਹੈ। ੧੩ ਦਿਨ ਹਰ ਸਵੇਰੇ ਇਹੀ ਕੁਝ ਹੁੰਦਾ ਹੈ। ਇਹ ਭੀ ਮਿਰਤਕ ਦੀ ਆਤਮਾ ਨੂੰ ਡਰਾਣ ਵਾਸਤੇ ਕੀਤਾ ਜਾਂਦਾ ਹੈ। (ਨੋਟ: ਜਿਉਂ ਜਿਉਂ ਲੋਕ ਵਿਦਿਆ ਦੇ ਚਾਨਣ ਵਿਚ ਸਿਆਣੇ ਹੁੰਦੇ ਜਾ ਰਹੇ ਹਨ, ਇਹ ਢਾਹਾਂ ਮਾਰਨ ਵਾਲੀ ਰਸਮ ਹਟਦੀ ਜਾ ਰਹੀ ਹੈ।)

ਤੇਰ੍ਹਵੇਂ ਦਿਨ ਮਿਰਤਕ ਦੀ ਕਿਰਿਆ ਕੀਤੀ ਜਾਂਦੀ ਹੈ। ਅਚਾਰਜ ਆ ਕੇ ਇਹ ਰਸਮ ਕਰਾਂਦਾ ਹੈ। ਇਹ ਮਰਯਾਦਾ ਵਿਛੜੀ ਆਤਮਾ ਨੂੰ ਪ੍ਰੇਤ-ਜੂਨ ਵਿਚੋਂ ਕੱਢ ਕੇ ਪਿਤਰ-ਲੋਕ ਤਕ ਅਪੜਾਣ ਵਾਸਤੇ ਕੀਤੀ ਜਾਂਦੀ ਹੈ। ਸ਼ਾਸਤ੍ਰਾਂ ਅਨੁਸਾਰ ਖਿਆਲ ਇਹ ਬਣਿਆ ਹੋਇਆ ਹੈ ਕਿ ਪਿਤਰ-ਲੋਕ ਅੱਪੜਨ ਲਈ ੩੬੦ ਦਿਨ ਲੱਗਦੇ ਹਨ। ਪੈਂਡਾ ਹੈ ਅਣਡਿੱਠਾ ਤੇ ਹਨੇਰਾ। ਇਸ ਵਾਸਤੇ ਕਿਰਿਆ ਕਰਨ ਵੇਲੇ ੩੬੦ ਦੀਵੇ ਵੱਟੀਆਂ ਤੇ ਲੋੜੀਂਦਾ ਤੇਲ ਲਿਆ ਕੇ ਰੱਖ ਦੇਂਦੇ ਹਨ। ਜਦੋਂ ਵੇਦ-ਮੰਤ੍ਰ ਆਦਿਕ ਪੜ੍ਹਨ ਦੀ ਸਾਗੀ ਰਸਮ ਹੋ ਚੁਕਦੀ ਹੈ, ਤਾਂ ਉਹ ਵੱਟੀਆਂ ਇਕੱਠੀਆਂ ਹੀ ਤੇਲ ਵਿਚ ਭਿਉਂ ਕੇ ਬਾਲ ਦਿੱਤੀਆਂ ਜਾਂਦੀਆਂ ਹਨ, ਅਤੇ ਇਸ ਤਰ੍ਹਾਂ ਮਰੇ ਪ੍ਰਾਣੀ ਨੂੰ ਪਿਤਰ-ਲੋਕ ਦੇ ਲੰਮੇ ਪੈਂਡੇ ਵਿਚ ੩੬੦ ਦਿਨ ਚਾਨਣ ਮਿਲਦਾ ਰਹਿੰਦਾ ਹੈ। ਇਹਨਾਂ ਇਕੱਠੇ ਬਾਲੇ ਦੀਵਿਆਂ ਤੋਂ ਇਲਾਵਾ ਭੀ ਛਨਿੱਛਰ ਦੇਵਤੇ ਦੇ ਮੰਦਰ ਵਿਚ ਸਾਲਾਂ ਭਰ ਹਰ ਰੋਜ਼ ਦੀਵੇ ਜਗਾਣ ਲਈ ਤੇਲ ਭੇਜਿਆ ਜਾਂਦਾ ਹੈ। ਕਿਰਿਆ ਵਾਲੇ ਦਿਨ ਭੀ ਵਿਛੜੀ ਰੂਹ ਦੀ ਖੁਰਾਕ ਵਾਸਤੇ ਪਿੰਡ ਭਰਾਏ ਜਾਂਦੇ ਹਨ, ਕਿਰਿਆ ਵਾਲੇ ਦਿਨ ਤੋਂ ਲੈ ਕੇ ਇਕ ਸਾਲ ਹਰ ਰੋਜ਼ ਬ੍ਰਾਹਮਣ ਨੂੰ ਭੋਜਨ ਖੁਆਇਆ ਜਾਂਦਾ ਹੈ।

ਨੋਟ: ਸਸਕਾਰ ਕਰਨ ਤੋਂ ਪਿਛੋਂ ਕਿਰਿਆ ਵਾਲੇ ਦਿਨ ਤਕ ਗਰੁੜ ਪੁਰਾਣੇ ਦੀ ਕਥਾ ਭੀ ਕਰਾਈ ਜਾਂਦੀ ਹੈ। ਆਮ ਤੌਰ 'ਤੇ ਤਾਂ ਬ੍ਰਾਹਮਣ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਘਰ ਬੈਠ ਕੇ ਹੀ ਗਰੁੜ ਪੁਰਾਣ ਦਾ ਪਾਠ ਕਰੀ ਜਾਣ।

ਵਰੇ ਪਿਛੋਂ ਮਰਨ ਦੀ ਬਿੱਤ ਉਤੇ ਹੀ ਵਰੀਣਾ ਕੀਤਾ ਜਾਂਦਾ ਹੈ। ਭੁੰਗਾਕ ਦੇ ਇਲਾਵਾ ਵਿਛੜੇ ਪ੍ਰਾਣੀ ਵਸਤੇ ਭਾਂਡੇ ਬਸਤਰ ਆਦਿਕ ਭੇਜੇ ਜਾਂਦੇ ਹਨ। ਸਾਰਾ ਸਾਮਾਨ ਅਚਾਰਜ ਨੂੰ ਦਾਨ ਕੀਤਾ ਜਾਂਦਾ ਹੈ। ਇਸ ਤੋਂ ਪਿਛੋਂ ਹਰ ਸਾਲ ਸਰਣਾਂ ਦੇ ਦਿਨਾਂ ਵਿਚ ਉਸ ਬਿੱਤ 'ਤੇ ਬ੍ਰਾਹਮਣਾਂ ਨੂੰ ਭੋਜਨ ਖੁਆਇਆ ਜਾਂਦਾ ਹੈ। ਇਹ ਵੀ ਵਿਛੜੇ ਸੰਬੰਧੀ ਨੂੰ ਅਪੜਾਨ ਲਈ ਹੀ ਹੁੰਦਾ ਹੈ।

ਜੇ ਕੋਈ ਪ੍ਰਾਣੀ ਬਹੁਤ ਸ਼੍ਰੀਮਤ ਦਾ ਹੋ ਕੇ ਮਰੇ, ਪੇਤਰਿਆਂ ਪੜੋਤੜਿਆਂ ਵਾਲਾ ਹੋ ਜਾਏ ਤਾਂ ਉਸ ਦਾ ਸਮਝਾਰ ਕਰਨ ਵੇਲੇ ਉਸ ਨੂੰ 'ਵੱਡਾ ਕਰਦੇ' ਹਨ। ਜਿਸ ਫੱਟੇ ਉਤੇ ਮੁਰਦਾ ਚੁਕ ਕੇ ਲੈ ਜਾਈਦਾ ਹੈ, ਉਸ ਫੱਟੇ ਨੂੰ ਸੋਹਣੇ ਕੱਪੜਿਆਂ ਤੇ ਢੁੱਲਾਂ ਨਾਲ ਸਜਾਂਦੇ ਹਨ। ਮੁਰਦਾ ਲੈ ਜਾਣ ਵੇਲੇ ਓਸ ਦੇ ਉਤੋਂ ਦੀ ਉਸ ਦੇ ਪੇਤਰੇ ਪੜੋਤੜੇ ਆਦਿਕ ਛੁਹਾਰੇ, ਮਖਾਣੇ, ਪੈਸੇ ਆਦਿਕ ਸੁੱਟਦੇ ਹਨ। ਇਸ ਰਸਮ ਨੂੰ 'ਬਬਾਣ ਕੱਢਣਾ' ਆਖੀਦਾ ਹੈ।

ਪੁਰਾਣ

ਪੁਰਾਣ—ਵਿਆਸ ਰਿਸੀ ਜਾਂ ਉਸ ਦੇ ਨਾਮ ਹੇਠ ਵਿਦਵਾਨਾਂ ਦੇ ਲਿਖੇ ਹੋਏ ਇਤਿਹਾਸ ਨਾਲ ਮਿਲੇ ਧਰਮ-ਗ੍ਰੰਥ। ਇਹਨਾਂ ਦੀ ਗਿਣਤੀ ੧੯ ਹੈ। ਅਤੇ ਸਲੋਕ ਚਾਰ ਲੱਖ। ਵਿਸ਼ਨੂੰ ਪੁਰਾਣ ਅਨੁਸਾਰ, ਪੁਰਾਣ ਦੇ ਲੱਛਣ ਇਹ ਹਨ : ਜਗਤ ਦੀ ਉਤਪਤੀ ਤੇ ਪ੍ਰਲੈ, ਦੇਵਤੇ ਅਤੇ ਪਿਤਰਾਂ ਦੀ ਬੰਸਾਵਲੀ, ਮਨੂ ਦੇ ਰਾਜ ਦਾ ਸਮਾ ਅਤੇ ਉਸ ਦਾ ਹਾਲ, ਸੂਰਜ ਅਤੇ ਚੰਦਰਵੰਸ ਦੀ ਕਥਾ—ਜਿਸ ਵਿਚ ਇਹ ਪੰਜ ਪ੍ਰਸੰਗ ਹੋਣ, ਉਹ ਪੁਰਾਣ ਹੈ।

੧੯ ਪੁਰਾਣ ਲਿਖ ਰਨ :

ਵਿਸ਼ਨੂੰ ਪੁਰਾਣ, ਪਲਮ, ਬ੍ਰਹਮ, ਪਿਵ, ਭਾਗਵਤ, ਨਾਰਦ, ਮਾਰਕੰਡੇਯ, ਅਗਨਿ, ਬ੍ਰਹਮਵੈਵਰਤ, ਲਿੰਗ, ਵਾਰਾਹ, ਸਕੰਦ, ਵਾਮਨ, ਬੂਧ, ਮਸਤਜ, ਗਰੁੜ, ਬ੍ਰਹਮਾਂਡ, ਭਵਿਖਜ।

ਗਰੁੜ-ਪੁਰਾਣ

ਹਿੰਦੂ ਮੰਨਦੇ ਹਨ ਕਿ ਹਰੇਕ ਦੇਵਤੇ ਦਾ ਕੋਈ ਉਚੇਚਾ ਅਵਾਹਨ (ਸਵਾਰੀ) ਹੈ। ਜਿਵੇਂ ਗਲੋਸ਼ ਦੀ ਸਵਾਰੀ ਚੂਹਾ, ਬ੍ਰਹਮਾ ਦੀ ਸਵਾਰੀ ਹੰਸ, ਜ਼ਿਵ ਦੀ ਸਵਾਰੀ ਬੈਲ ਹੈ। ਇਸੇ ਤਰ੍ਹਾਂ ਗਰੁੜ ਵਿਸ਼ਨੂੰ ਦੀ ਸਵਾਰੀ ਮੰਨਿਆ ਜਾਂਦਾ ਹੈ।

ਗਰੁੜ-ਪੁਰਾਣ ਵਿਚ ਵਿਸ਼ਨੂੰ ਆਪਣੇ ਅਵਾਹਨ ਗਰੁੜ ਨੂੰ ਜਮ-ਮਾਰਗ

ਦਾ ਹਾਲ ਸੁਣਾਂਦਾ ਹੈ, ਅਤੇ ਆਖਦਾ ਹੈ :

ਮਰਨ ਪਿਛੋਂ ਜੀਵ ਪ੍ਰੇਤ-ਜੂਨ ਪ੍ਰਾਪਤ ਕਰਦਾ ਹੈ, ਅਤੇ ਇਸ ਦਾ ਸਗੋਰ ਅੰਗੂਠੇ ਜਿਤਨਾ ਹੋ ਜਾਂਦਾ ਹੈ। ਮਰੇ ਪ੍ਰਾਣੀ ਵਾਸਤੇ ਪਿੰਡ ਭਰਾਣੇ ਜ਼ਰੂਰੀ ਹਨ। ਇਨ੍ਹਾਂ ਦੀ ਸਹਾਇਤਾ ਨਾਲ ਪ੍ਰੇਤ ਦਾ ਸਗੋਰ ਦਸ ਦਿਨਾਂ ਵਿਚ ਹੱਥ ਭਰ ਬਣ ਜਾਂਦਾ ਹੈ। ਜਦੋਂ ਪ੍ਰਾਣੀ ਮਰਨ ਲਗੇ ਤਾਂ ਉਸ ਨੂੰ ਇਸ਼ਨਾਨ ਅਤੇ ਸਾਲਗਰਾਮ ਦੀ ਪੂਜਾ ਕਰਨੀ ਚਾਹੀਦੀ ਹੈ। ਸਾਲਗਰਾਮ ਸਾਰੇ ਪਾਪਾਂ ਦਾ ਨਾਸ ਕਰਦਾ ਹੈ। ਜੇ ਮਰਨ ਵੇਲੇ ਪ੍ਰਾਣੀ ਦੇ ਮੂੰਹ ਵਿਚ ਸਾਲਗਰਾਮ ਦਾ ਚਰਨਾਮ੍ਰਿਤ ਪਏ, ਤਾਂ ਉਸ ਦੇ ਸਾਰੇ ਪਾਪ ਢੂਰ ਹੋ ਜਾਂਦੇ ਹਨ।

ਜਿਵੇਂ ਰੂੰ ਦੇ ਢੇਰ ਅੱਗ ਦੀ ਇਕ ਚਿਣਗ ਨਾਲ ਸੜ ਕੇ ਸੁਆਹ ਹੋ ਜਾਂਦੇ ਹਨ, ਤਿਵੇਂ ਮਰਨ ਵੇਲੇ ਪ੍ਰਾਣੀ ਲਫਜ਼ 'ਗੰਗਾ' ਆਖਣ ਨਾਲ ਹੀ ਮੁਕਤ ਹੋ ਜਾਂਦਾ ਹੈ।

ਪ੍ਰੇਤ-ਕਰਮ ਕਰਵਾਣ ਲਈ ਮਰੇ ਪ੍ਰਾਣੀ ਦੇ ਸਸਕਾਰ ਤੋਂ ਪਹਿਲਾਂ ਉਸ ਦਾ ਪੁੱਤਰ ਤੇ ਹੋਰ ਨਜ਼ਦੀਕੀ ਸੰਬੰਧੀ ਮੁੰਡਨ ਕਰਾਣ। ਇਹ ਅੱਤ ਜ਼ਰੂਰੀ ਹੈ। ਪ੍ਰੇਤ ਦੀ ਖਾਤਰ ਮੰਤਰ ਪੜ੍ਹ ਕੇ ਤਿਲ ਅਤੇ ਘਿਉ ਦੀ ਅਹੂਤੀ ਦੇਣੀ ਚਾਹੀਦੀ ਹੈ, ਅਤੇ ਬਹੁਤ ਰੋਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਮਰੇ ਪ੍ਰਾਣੀ ਨੂੰ ਸੁਖ ਹੁੰਦਾ ਹੈ।

ਯਾਤ੍ਰਾਂ ਦਿਨ ਰਾਤ-ਦਿਨ ਹਰ ਵੇਲੇ ਦੀਵਾ ਜਗਦਾ ਰਹਿਣਾ ਚਾਹੀਦਾ ਹੈ। ਇਸ ਦੀਵੇ ਨਾਲ ਜਮ-ਮਾਰਗ ਵਿਚ ਚਾਨਣ ਹੁੰਦਾ ਹੈ।

ਪ੍ਰੇਤ-ਕਰਮ ਕਰਨ ਨਾਲ ਪ੍ਰਾਣੀ ਦਸ ਦਿਨਾਂ ਵਿਚ ਹੀ ਸਾਰੇ ਪਾਪਾਂ ਤੋਂ ਛੁਟਕਾਰਾ ਪਾ ਲੈਂਦਾ ਹੈ। ਗਰੁੜ-ਪੁਰਾਣ ਨੂੰ ਸੁਨਾਣ ਤੇ ਸੁਨਣ ਵਾਲੇ ਪਾਪਾਂ ਤੋਂ ਮੁਕਤ ਹੋ ਜਾਂਦੇ ਹਨ। ਇਸ ਪੁਰਾਣ ਦੇ ਵਾਚਣ ਵਾਲੇ ਪੰਡਿਤ ਨੂੰ ਕਪੜੇ, ਗਹਿਣੇ, ਗਉਂ, ਅੰਨ, ਸੋਨਾ, ਜ਼ਮੀਨ ਆਦਿਕ ਸਭ ਕੁਝ ਦਾਨ ਕਰਨਾ ਚਾਹੀਦਾ ਹੈ, ਨਹੀਂ ਤਾਂ ਫਲ ਦੀ ਪ੍ਰਾਪਤੀ ਨਹੀਂ ਹੁੰਦੀ। ਕਥਾ ਸੁਨਾਣ ਵਾਲਾ ਜੇ ਪ੍ਰਸੰਨ ਹੋ ਜਾਵੇ, ਤਾਂ ਹੇ ਗਰੁੜ! ਦਾਨ ਕਰਨ ਵਾਲੇ ਉਤੇ ਮੈਂ ਭੀ ਪ੍ਰਸੰਨ ਹੋ ਜਾਂਦਾ ਹਾਂ।

ਗੁਰੂ ਅਮਰਦਾਸ ਜੀ ਵਾਲੇ ਕਿਰਿਆ ਦਾ ਭੁਲੇਖਾ

'ਸੱਦ' ਦੀ ਪੰਜਵੀਂ ਪਉੜੀ ਨੂੰ ਪੜ੍ਹ ਕੇ ਸਿਖ ਜਨਤਾ ਆਮ ਤੌਰ 'ਤੇ ਟਪਲਾ ਖਾ ਜਾਂਦੀ ਹੈ, ਤੇ ਅਨੇਕਾਂ ਸੱਜਣ ਇਹ ਸਮਝਣ ਲਗ ਪੈਂਦੇ ਹਨ ਕਿ ਇਸ ਪਉੜੀ ਵਿਚ ਗੁਰੂ ਅਮਰਦਾਸ ਜੀ ਵਲੋਂ ਕਿਰਿਆ ਕਰਨ ਦੀ ਹਿਦਾਇਤ ਦਾ ਜ਼ਿਕਰ

ਹੈ। ਮੇਰਾ ਗੁਰਬਾਣੀ ਵਿਆਕਰਣ ਛਾਪਿਆਂ ਕਾਫੀ ਸਾਲ ਹੋਣ ਲੱਗੇ ਹਨ। ਹੁਣ ਤਾਂ ਪੜ੍ਹੇ-ਲਿਖੇ ਸੱਜਣਾਂ ਨੂੰ ਕੋਈ ਸ਼ੱਕ ਨਹੀਂ ਰਿਹਾ ਹੋਵੇਗਾ ਕਿ ਗੁਰੂ ਸਾਹਿਬ ਦੇ ਵੇਲੇ ਦੀ ਪੰਜਾਬੀ ਅਤੇ ਹੁਣ ਦੀ ਪੰਜਾਬੀ ਦੇ ਵਿਆਕਰਣ ਵਿਚ ਬਹੁਤ ਸਾਰਾ ਛਰਕ ਹੈ। ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਸਹੀ ਸਮਝਣ ਲਈ ਇਹ ਅੱਤ ਜ਼ਰੂਰਗੀ ਹੈ ਕਿ ਉਸ ਵਕਤ ਦੀ ਪੰਜਾਬੀ ਦੇ ਵਿਆਕਰਣਿਕ ਨਿਯਮਾਂ ਦੀ ਬੋੜੀ ਬਹੁਤੀ ਸਮਝ ਹੋਵੇ। ਪਾਠਕਾਂ ਦੀ ਸਹੂਲਤ ਵਾਸਤੇ ਪੰਜਵੀਂ ਪਉੜੀ ਦੇ ਅਰਥਾਂ ਵਿਚ ਲਫਜ਼ ‘ਪੰਡਿਤ’, ‘ਪੜਹਿ’ ਅਤੇ ‘ਪਾਵਏ’ ਦੀ ਵਿਆਕਰਣਿਕ ਵਾਕਫ਼ੀਅਤ ਦੇਣ ਦੀ ਖਾਤਰ ਬਹੁਤ ਵਿਸਥਾਰ ਤੋਂ ਕੰਮ ਲਿਆ ਗਿਆ ਹੈ, ਤਾਕਿ ਕਿਸੇ ਸ਼ੱਕ ਦੀ ਗੁੰਜਾਇਸ਼ ਨਾ ਰਹਿ ਸਕੇ।

ਭੂਮਿਕਾ ਵਿਚ ਸਰਸਰੀ ਜਿਹੀ ਜਾਣ-ਪਛਾਣ ਕਰਾਣ ਲਈ ਸਿਰਫ਼ ਇਹੀ ਦੱਸ ਦੇਣਾ ਕਾਫੀ ਹੈ ਕਿ ਲਫਜ਼ ‘ਪੰਡਿਤ’ ਬਹੁ-ਵਚਨ ਹੈ, ਲਫਜ਼ ‘ਪੜਹਿ’ ਵੀ ਬਹੁ-ਵਚਨ ਹੈ। ਹਿੰਦੂ ਸੱਜਣ ਮਰੇ ਪ੍ਰਾਣੀ ਪਿਛੋਂ ਕਿਰਿਆ ਕਰਾਂਦੇ ਹਨ। ਕਿਰਿਆ ਕਰਨ ਵਾਲੇ ਬ੍ਰਾਹਮਣ ਨੂੰ ਅਚਾਰਜ ਆਖੀਦਾ ਹੈ। ਇਹ ਅਚਾਰਜ ਖਾਨਦਾਨੀ ਹੀ ਤੁਰੇ ਆਉਂਦੇ ਹਨ। ਹਰੇਕ ਘਰ ਦਾ ਇਕੋ ਅਚਾਰਜ ਹੁੰਦਾ ਹੈ। ਜੇ ਗੁਰੂ ਅਮਰਦਾਸ ਜੀ ਵਲੋਂ ਕਿਰਿਆ ਦੀ ਹਿਦਾਇਤ ਹੁੰਦੀ, ਤਾਂ ਲਫਜ਼ ‘ਪੰਡਿਤ’ ਏਥੋਂ ਇਕ-ਵਚਨ ਹੁੰਦਾ, ਇਸ ਦੀ ਸ਼ਕਲ ‘ਪੰਡਿਤੁ’ ਹੁੰਦੀ, ਅੱਖਰ ‘ਤ’ ਦੇ ਅੱਤ ਵਿਚ (_) ਹੁੰਦਾ। ਲਫਜ਼ ‘ਗੋਪਾਲ’ ਸੰਬੰਧ ਕਾਰਕ ਵਿਚ ਹੈ। ‘ਕੇਸੇ ਗੋਪਾਲ ਪੰਡਿਤ’ ਦਾ ਅਰਥ ਹੈ, ‘ਕੇਸੇ ਗੋਪਾਲ ਦੇ ਪੰਡਿਤ’। ਕੇਸੇ ਅਤੇ ਗੋਪਾਲ ਪਰਮਾਤਮਾ ਦੇ ਨਾਮ ਹਨ, ਜਿਵੇਂ :

ਕਬੀਰ ਕੇਸੇ ਕੇਸੇ ਕੂਕੀਐ.....॥

(ਪੰਨਾ ੧੩੭੯)

ਅਤੇ

ਗੋਪਾਲ ਤੇਰਾ ਆਰਤਾ ॥

(ਪੰਨਾ ੬੯੫)

ਸਤਿਗੁਰੂ ਜੀ ਵਲੋਂ ਹਿਦਾਇਤ ਇਹ ਹੈ ਕਿ ਸਾਡੇ ਪਿਛੋਂ ਪਰਮਾਤਮਾ ਦੇ ਪੰਡਿਤਾਂ ਨੂੰ ਸੱਦਣਾ, ਭਾਵ, ਸਤਸੰਗੀਆਂ ਨੂੰ ਬੁਲਾਣਾ, ਜੋ ਆ ਕੇ ਗਰੁੜ-ਪੁਰਾਣ ਦੇ ਥਾਂ ‘ਹਰਿ ਹਰਿ ਕਥਾ’ ਪੜ੍ਹਨ। ਇਸੇ ਹਿਦਾਇਤ ਦੀ ਤਾਕੀਦ ਅਗਲੀਆਂ ਦੋ ਤੁਕਾਂ ਵਿਚ ਕੀਤੀ ਹੈ :

ਹਰਿ ਕਥਾ ਪੜੀਐ, ਹਰਿ ਨਾਮੁ ਸੁਣੀਐ.....॥

(ਪੰਨਾ ੬੨੩)

ਲਫਜ਼ ‘ਪਾਵਏ’ ਵਰਤਮਾਨ ਕਾਲ ਹੈ, ਅੱਨ-ਪੁਰਖ, ਇਕ-ਵਚਨ। ਇਸ

ਦਾ ਅਰਥ ‘ਪਾਂਦਾ’ ਹੈ। ਕਿਸੇ ਭੀ ਹਾਲਤ ਵਿਚ ਇਹ ਲਫਜ਼ ਹੁਕਮੀ ਭਵਿੱਖਤ ਕਾਲ (Imperative mood). ਵਿਚ ਨਹੀਂ ਹੈ। ਤੀਜੀ ਤੁਕ ਵਿਚ ਜਿਕਰ ਹੈ ਕਿ ‘ਬੇਬਾਣੂ ਹਰਿ ਰੰਗੁ ਗੁਰ ਭਾਵਏ’ (ਗੁਰੂ ਨੂੰ ਹਰੀ ਦਾ ਪਿਆਰ ਰੂਪ ਬਬਾਣੂ ਚੰਗਾ ਲਗਦਾ ਹੈ)। ਚੌਥੀ ਤੁਕ ਦੇ ਲਫਜ਼ ‘ਪਾਵਏ’ ਦਾ ਕਰਤਾ ਕਾਰਕ ਲਫਜ਼ ‘ਗੁਰ’ ਹੈ (ਗੁਰੂ ਪਿੰਡ ਪਤਲਿ ਕਿਰਿਆ ਦੀਵਾ ਫੁਲ—ਇਹ ਸਭ ਕੁਝ ‘ਹਰਿਸਰ’ ਵਿਚ ਪਾਂਦਾ ਹੈ, ਭਾਵ, ਇਸ ਸਾਰੀ ਰਸਮ ਨੂੰ ਗੁਰੂ ਸਤਸੰਗ ਤੋਂ ਸਦਕੇ ਕਰਦਾ ਹੈ)।

ਕਿਰਿਆ ਆਦਿਕ ਬਾਰੇ ਗੁਰੂ ਨਾਨਕ ਦੇਵ ਜੀ ਦੀ ਹਦਾਇਤ

ਇਹ ਗੱਲ ਨਿਰ-ਸੰਦੇਹ ਸਾਬਤ ਹੋ ਚੁਕੀ ਹੈ ਕਿ ਗੁਰੂ ਨਾਨਕ ਦੇਵ ਜੀ ਆਪਣੀ ਸਾਰੀ ਬਾਣੀ ਆਪ ਹੀ ਲਿਖ ਕੇ ਆਪਣੇ ਪਾਸ ਰੱਖਦੇ ਰਹੇ ਸਨ। ਆਪਣੀ ਹੱਥਿਆਂ ਉਹਨਾਂ ਇਹ ਸਾਰੀ ਦੀ ਸਾਰੀ ਗੁਰੂ ਅੰਗਦ ਦੇਵ ਜੀ ਦੇ ਹਵਾਲੇ ਕਰ ਦਿੱਤੀ ਸੀ। ਗੁਰੂ ਅੰਗਦ ਦੇਵ ਜੀ ਨੇ ਆਪਣੀ ਬਾਣੀ ਸਮੇਤ ਇਹ ਸਾਰਾ ਸੰਗ੍ਰਹਿ ਗੁਰੂ ਅਮਰਦਾਸ ਜੀ ਨੂੰ ਦੇ ਦਿੱਤਾ ਸੀ। ਇਸੇ ਤਰ੍ਹਾਂ ਸਿਲਸਿਲੇ-ਵਾਰ ਪਹਿਲੇ ਚਾਰ ਗੁਰ-ਵਿਅਕਤੀਆਂ ਦੀ ਸਾਰੀ ਬਾਣੀ, ਗੁਰੂ ਰਾਮਦਾਸ ਜੀ ਦੀ ਰਾਹੀਂ ਗੁਰੂ ਅਰਜਨ ਸਾਹਿਬ ਨੂੰ ਮਿਲ ਗਈ ਸੀ। [ਪੜ੍ਹੋ ਮੇਰੀ ਪੁਸਤਕ ਗੁਰਬਾਣੀ ਤੇ ਇਤਿਹਾਸ ਬਾਰੇ ਦੇ ਪਹਿਲੇ ੩ ਲੇਖ]।

ਗੁਰੂ ਨਾਨਕ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਟਾਕਰਾ ਕਰ ਕੇ ਇਹ ਭੀ ਪੂਰੇ ਤੌਰ 'ਤੇ ਸਾਬਤ ਕੀਤਾ ਜਾ ਚੁਕਿਆ ਹੈ ਕਿ ਗੁਰੂ ਅਮਰਦਾਸ ਜੀ, ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਨੂੰ ਬੜੇ ਗਹੁ ਨਾਲ ਪੜ੍ਹਦੇ ਰਹਿੰਦੇ ਸਨ। ਇਸ ਬਾਣੀ ਬਾਰੇ ਉਹਨਾਂ ਦਾ ਅਭਿਆਸ ਕਮਾਲ ਦਰਜੇ ਦਾ ਸੀ।

ਹਿੰਦੂ ਪ੍ਰਾਣੀ ਦੇ ਅੰਤਮ ਸੰਸਕਾਰ—ਦੀਵਾ, ਪਿੰਡ, ਪਤਲਿ, ਕਿਰਿਆ ਆਦਿਕ—ਬਾਰੇ ਗੁਰੂ ਨਾਨਕ ਦੇਵ ਜੀ ਨੇ ਪਹਿਲੀ ‘ਉਦਾਸੀ’ ਸਮੇਂ ‘ਗਇਆ’ ਤੀਰਥ 'ਤੇ ਪਹੁੰਚ ਕੇ ਜੋ ਆਪਣੇ ਖਿਆਲ ਪਰਗਟ ਕੀਤੇ ਸਨ, ਤੇ ਜੋ ਸਾਰੀ ਬਾਣੀ ਦੇ ਸੰਗ੍ਰਹਿ ਵਿਚ ਆ ਕੇ ਗੁਰੂ ਅਮਰਦਾਸ ਜੀ ਦੇ ਪਾਸ ਮੌਜੂਦ ਸਨ, ਉਹ ਇਉਂ ਹਨ :

ਆਸਾ ਮਹਲਾ ੧ ॥

ਦੀਵਾ ਮੇਰਾ ਏਕੁ ਨਾਮੁ, ਦੁਖੁ ਵਿਚਿ ਪਾਇਆ ਤੇਲੁ ॥
ਉਨਿ ਚਾਨਣਿ ਓਹੁ ਸੋਖਿਆ, ਚੂਕਾ ਜਮ ਸਿਉ ਮੇਲੁ ॥੧॥

ਲੋਕਾ ਮਤ ਕੋ ਫਰਜ਼ਿ ਪਾਇ ॥

ਲਖ ਮਜ਼ਿਆ ਕਰਿ ਏਕਠੇ, ਏਕ ਰਤੀ ਲੇ ਭਾਹਿ ॥੧॥ ਰਹਾਉ॥

ਪਿੰਡੁ ਪਤਲਿ ਮੇਰੀ ਕੇਸਉ, ਕਿਰਿਆ ਸਚੁ ਨਾਮੁ ਕਰਤਾਰੁ ॥

ਐਥੈ ਓਥੈ ਆਗੈ ਪਾਛੈ, ਏਹੁ ਮੇਰਾ ਆਧਾਰੁ ॥੨॥

ਗੰਗ ਬਨਾਰਸਿ ਸਿਵਤਿ ਤੁਮਾਰੀ, ਨਾਵੈ ਆਤਮ ਰਾਉ ॥

ਸਚਾ ਨਾਵਣੁ ਤਾਂ ਥੋਐ, ਜਾਂ ਅਗਿਨਿਸ ਲਾਗੈ ਭਾਉ ॥੩॥

ਇਕ ਲੋਕੀ ਹੋਰੁ ਛਮਿਛਰੀ, ਬ੍ਰਾਹਮਣੁ ਵਟਿ ਪਿੰਡੁ ਖਾਇ ॥

ਨਾਨਕ ਪਿੰਡੁ ਬਖਸੀਸ ਕਾ, ਕਬਹੂੰ ਨਿਖੁਟਸਿ ਨਾਹਿ ॥੪॥੨॥੩॥

(ਪੰਨਾ ੩੫੯)

ਦੀਵਾ-ਵੱਟੀ, ਪਿੰਡ ਭਰਾਣੇ, ਕਿਰਿਆ ਕਰਾਣੀ, ਛੁੱਲ ਹਰਿਦੁਆਰ ਲੈ
ਜਾਣੇ—ਇਸ ਸਾਰੀ ਹੀ ਮਰਯਾਦਾ ਬਾਰੇ ਸਿਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ
ਜੀ ਨੇ ਆਪਣੇ ਨਾਮ-ਲੇਵਾ ਸਿੱਖਾਂ ਲਈ ਇਹ ਹਿਦਾਇਤ ਸੰਨ ੧੫੦੯ ਦੀ
ਵਿਸ਼ਾਖੀ ਸਮੇਂ ਸਪੱਸ਼ਟ ਕਰ ਦਿੱਤੀ। ਆਪਣੀ ਸੰਸਾਰਕ ਜ਼ਿੰਦਗੀ ਦੇ ਬਾਕੀ ਸਾਡੇ
ਤੀਹ ਸਾਲ ਇਸ ਹਿਦਾਇਤ ਦਾ ਪਰਚਾਰ ਕਰਦੇ ਰਹੇ, ਅਤੇ ਆਪਣੇ ਸਿੱਖਾਂ
ਨੂੰ ਇਸ ਉਤੇ ਤੌਰਦੇ ਰਹੇ। ਇਹ ਕੋਈ ਨਿੱਕੀ ਜਿਹੀ ਗੱਲ ਨਹੀਂ ਸੀ। ਸਾਰੀ
ਹਿੰਦੂ ਜਨਤਾ ਕਿਰਿਆ ਆਦਿਕ ਮਰਯਾਦਾ ਸੰਬੰਧੀ ਸਦੀਆਂ ਤੋਂ ਬ੍ਰਾਹਮਣ ਦੀ
ਮੁਖਾਜ਼ ਚਲੀ ਆ ਰਹੀ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੇ ਸਿੱਖਾਂ ਨੂੰ ਇਹਨਾਂ
ਬੰਧਨਾਂ ਤੋਂ ਸੁਤੰਤਰ ਕਰ ਦਿੱਤਾ। ਜਿਥੋਂ ਤਕ ਰੋਜ਼ੀ ਦਾ ਸੰਬੰਧ ਸੀ, ਬ੍ਰਾਹਮਣਾਂ
ਨੂੰ ਗੁਰੂ ਨਾਨਕ ਦੇਵ ਜੀ ਤੇ ਉਹਨਾਂ ਦੇ ਜਾ-ਨਸ਼ੀਨ ਗੁਰ-ਵਿਅਕਤੀਆਂ ਤੋਂ
ਭਾਰੀ ਪ੍ਰਤਰਾ ਦਿੱਤਾ ਪਿਆ। ਗੁਰ-ਇਤਿਹਾਸ ਨੂੰ ਗਹੁ ਨਾਲ ਪੜ੍ਹਨ ਵਾਲੇ ਸੱਜਣ
ਜਾਣਦੇ ਹਨ ਕਿ ਬ੍ਰਾਹਮਣ ਨੇ ਗੁਰੂ ਨਾਨਕ ਦੇਵ ਜੀ ਦੇ ਸਮੇਂ ਹੀ ਸਿਖ ਧਰਮ
ਦੀ ਵਿਰੋਧਤਾ ਸ਼ੁਰੂ ਕਰ ਦਿੱਤੀ ਸੀ।

ਇਹ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਤੀਜੇ ਗੁਰੂ, ਗੁਰੂ ਅਮਰਦਾਸ ਜੀ
ਬ੍ਰਾਹਮਣ ਵਾਲੀ ਉਸੇ ਮੁਖਾਜ਼ੀ ਵਿਚ ਮੁੜ ਆਪ ਪੈ ਕੇ ਆਪਣੇ ਸਿੱਖਾਂ ਲਈ
ਵੀ ਉਹੀ ਮੁਖਾਜ਼ੀ ਨਵੇਂ ਸਿਰੇ ਕਾਇਮ ਕਰ ਜਾਂਦੇ। ਹਿੰਦੂ ਸੱਜਣ ਦੀ ਕਿਰਿਆ
ਹੁੰਦੀ ਹੈ ਕਿ ਉਸ ਨੂੰ ਪੇਤ ਜੂਨ ਵਿਚੋਂ ਕੱਢ ਕੇ ਪਿਤਰ-ਲੋਕ ਵਿਚ ਅਪੜਾਇਆ
ਜਾਏ। ਗੁਰੂ ਅਮਰਦਾਸ ਜੀ ਬਾਰੇ ਅਜਿਹਾ ਕੋਈ ਰੰਚਰ ਮਾਤ੍ਰ ਖਿਆਲ ਭੀ
ਲਿਆਉਣਾ ਇਕ ਸਿਖ ਵਾਸਤੇ ਅੱਤ ਦਰਜੇ ਦੀ ਮਾਨਸਕ ਗਿਰਾਵਟ ਹੈ।

ਗੁਰੂ ਅਮਰਦਾਸ ਜੀ ਅਤੇ ਤੌਰਥ-ਯਾਤਰਾ

ਜਿਨ੍ਹਾਂ ਲੋਕਾਂ ਦੀ ਦੀਵੇ-ਵੱਟੀ, ਪਿੰਡ ਪੱਤਲਿ, ਕਿਰਿਆ ਆਦਿਕ ਵਿਚ ਸ਼ਰਧਾ ਹੈ, ਉਹਨਾਂ ਵਾਸਤੇ ਇਹ ਭੀ ਜ਼ਰੂਰੀ ਹੈ, ਕਿ ਆਪਣੇ ਮਰੇ ਪ੍ਰਾਣੀ ਦੀਆਂ ਅਸਥੀਆਂ (ਫੁੱਲ) ਹਰਿਦੁਆਰ ਲੈ ਜਾ ਕੇ ਗੰਗਾ ਵਿਚ ਜਲ-ਪ੍ਰਵਾਹ ਕਰਨ। ਦੂਜੇ ਲਫਜ਼ਾਂ ਵਿਚ ਇਉਂ ਕਹਿ ਲਵੇ ਕਿ ਕਿਰਿਆ ਆਦਿਕ ਦੇ ਸ਼ਰਧਾਲੂ ਲਈ ਹਰਿਦੁਆਰ ਤੌਰਥ ਤੇ ਗੰਗਾ ਦਾ ਇਸ਼ਨਾਨ ਅੱਤ ਜ਼ਰੂਰੀ ਹੈ। ਪਰ ਇਸ ਬਾਰੇ ਗੁਰੂ ਨਾਨਕ ਦੇਵ ਜੀ ਨੇ ਉਸੇ ਸ਼ਬਦ ਵਿਚ ਸਾਫ਼ ਲਿਖ ਦਿੱਤਾ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਾਡੇ ਵਾਸਤੇ ਗੰਗਾ ਦਾ ਇਸ਼ਨਾਨ ਹੈ।

ਸਿਖ-ਇਤਿਹਾਸ ਲਿਖਦਾ ਹੈ ਕਿ ਗੁਰੂ ਅੰਗਦ ਸਾਹਿਬ ਜੀ ਦੇ ਪਾਸ ਸੰਨ ੧੫੪੧ ਵਿਚ ਆਉਣ ਤੋਂ ਪਹਿਲਾਂ ਗੁਰੂ ਅਮਰਦਾਸ ਜੀ ੧੯ ਸਾਲ ਹਰਿਦੁਆਰ ਜਾਂਦੇ ਰਹੇ। ਇਹ ਉਹਨਾਂ ਦਾ ਹਰ ਸਾਲ ਦਾ ਨਿਯਮ ਸੀ। ਪਰ ਸਤਿਗੁਰੂ ਜੀ ਦੀ ਸ਼ਰਨ ਆ ਕੇ ਉਹਨਾਂ ਹਿੰਦੂ ਮੱਤ ਵਾਲਾ ਤੌਰਥ-ਇਸ਼ਨਾਨ ਦਾ ਨਿਯਮ ਬੇ-ਲੋੜਵਾਂ ਸਮਝ ਲਿਆ। ਸੰਨ ੧੫੪੧ ਤੋਂ ਪਿਛੋਂ ਆਪਣੇ ੩੪ ਸਾਲਾਂ ਦੇ ਸਰੀਰਕ ਜੀਵਨ ਵਿਚ ਉਹ ਸਿਰਫ਼ ਇਕ ਵਾਰੀ ਹਰਿਦੁਆਰ ਗਏ ਸਨ, ਸੰਨ ੧੫੫੮ ਵਿਚ, ਜਦੋਂ ਉਹਨਾਂ ਨੂੰ ਗੁਰ-ਗੱਦੀ 'ਤੇ ਬੈਠਿਆਂ ਦ ਸਾਲ ਹੋ ਚੁਕੇ ਸਨ। ਉਹ ਭੀ ਇਕ ਵਾਰੀ ਕਿਉਂ ਗਏ ਸਨ? ਜਿਵੇਂ ਗੁਰੂ ਨਾਨਕ ਦੇਵ ਜੀ 'ਚੜ੍ਹਿਆ ਸੋਧਣ ਪਰਤਿ ਲੁਕਾਈ'। ਗੁਰੂ ਅਮਰਦਾਸ ਜੀ ਦੇ ਹਰਿਦੁਆਰ ਜਾਣ ਬਾਰੇ ਗੁਰੂ ਰਾਮਦਾਸ ਜੀ ਨੇ ਤੁਖਾਰੀ ਰਾਗ ਵਿਚ ਲਿਖਿਆ ਹੈ :

ਤੌਰਥ ਉਦਮੁ ਸਤਿਗੁਰੂ ਕੀਆ,

ਸਭ ਲੋਕ ਉਧਰਣ ਅਰਥਾ ॥੨॥੪॥੧੦॥

(ਪੰਨਾ ੧੧੧੬)

ਗੁਰੂ ਦੀ ਸ਼ਰਨ ਆਉਣਾ, ਗੁਰੂ ਦੇ ਸ਼ਬਦ ਵਿਚ ਜੁੜਨਾ—ਸਿਰਫ਼ ਇਹੀ ਸੀ ਸੱਚਾ ਤੌਰਥ ਗੁਰੂ ਅਮਰਦਾਸ ਜੀ ਦੀਆਂ ਨਜ਼ਰਾਂ ਵਿਚ। ਸੁਹੀ ਰਾਗ ਦੀਆਂ ਅਸਟਪਦੀਆਂ ਵਿਚ ਆਪ ਨੇ ਲਿਖਿਆ ਹੈ :

ਸਚਾ ਤੌਰਥ ਜਿਤੁ ਸਤਸਰਿ ਨਾਵਣੁ

ਗੁਰਮੁਖਿ ਆਪਿ ਬੁਝਾਏ ॥

ਅਠਸਠਿ ਤੌਰਥ ਗੁਰ ਸਬਦਿ ਦਿਖਾਏ

ਤਿਤੁ ਨਾਚੈ ਮਲੁ ਜਾਏ ॥੫॥੧॥

(ਪੰਨਾ ੨੫੩)

ਸੋ, ਜਿਥੇ ਪ੍ਰਾਣੀ ਦੇ ਅੰਤਮ ਸੰਸਕਾਰ ਬਾਰੇ ਸਿਖ-ਧਰਮ ਦਾ ਦ੍ਰਿਸ਼ਟੀ-ਕੋਣ

ਹਿੰਦੂ ਧਰਮ ਨਾਲੋਂ ਬਦਲ ਚੁਕਿਆ ਸੀ, ਉਥੇ ਤੀਰਥ-ਇਸ਼ਨਾਨ ਬਾਰੇ ਭੀ ਵੱਖੰਗਾ ਹੋ ਗਿਆ ਸੀ।

‘ਸਦੁ’ ਦਾ ਇੰਦਰਾਜ਼ ‘ਬੀੜ’ ਵਿਚ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਉਸ ਵੇਲੇ ਦੇ ਵਿਆਕਰਣ ਅਨੁਸਾਰ ਸਮਝਣ ਵਲੋਂ ਸਿਖ ਪੰਥ ਦੀ ਲਾ-ਪਰਵਾਹੀ ਨੇ ਕਈ ਸ਼ਬਦਾਂ ਬਾਰੇ ਕਈ ਭੁਲੇਖੇ ਖੜੇ ਕਰ ਦਿੱਤੇ, ਜਿਵੇਂ ‘ਸਦੁ’ ਦੀ ਪੰਜਵੀਂ ਪਉੜੀ ਤੋਂ ਇਹ ਭੁਲੇਖਾ ਬਣਿਆ। ਇਸੇ ਤਰ੍ਹਾਂ ਭਗਤਾਂ ਦੇ ਕਈ ਸ਼ਬਦ ਭੀ ਗੁਰਮਤਿ ਦੇ ਉਲਟ ਸਮਝੇ ਜਾਣ ਲੱਗਾ ਪਏ। ਸ਼ਬਦਾਂ ਦੀ ਸਹੀ ਸਮਝ ਨਾ ਪੈ ਸਕਣ 'ਤੇ ਕਈ ਹਾਸੋ-ਹੀਣੀਆਂ ਸਾਖੀਆਂ ਭੀ ਚੱਲ ਪਈਆਂ।

ਇਸ ਦਾ ਨਤੀਜਾ ਇਹ ਨਿਕਲਿਆ ਕਿ ਕਈ ਸੱਜਣਾਂ ਨੇ ਇਹ ਮਨੌਤ ਬਣਾ ਲਈ ਕਿ ਭਗਤ-ਬਾਣੀ, ਸੱਤੇ-ਬਲਵੰਡ ਦੀ ਵਾਰ ਆਦਿਕ ਕੁਝ ਬਾਣੀਆਂ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਤੋਂ ਪਿਛੋਂ ਬਾਬਾ ਪ੍ਰਿਥੀ ਚੰਦ ਜੀ ਨੇ ਜਹਾਂਗੀਰ ਨਾਲ ਸਾਜ਼ਸ਼ ਕਰ ਕੇ ‘ਬੀੜ’ ਵਿਚ ਦਰਜ ਕਰਾ ਦਿੱਤੀਆਂ ਸਨ।

ਇਸ ਪ੍ਰਸਤਾਵ ਦਾ ਉੱਤਰ ਸਤੇ ਬਲਵੰਡ ਦੀ ਵਾਰ ਸਟੀਕ ਵਿਚ ਖੁਲ੍ਹੇ ਤੌਰ 'ਤੇ ਪੂਰੇ ਵਿਸਥਾਰ ਨਾਲ ੧੭ ਸਫ਼ਿਆਂ ਦੇ ਇਕ ਲੇਖ ਦੀ ਰਾਹੋਂ ਦਿਤਾ ਗਿਆ ਹੈ। ਉਸ ਨੂੰ ਇਥੇ ਦੁਹਰਾਣ ਦੀ ਗੁੰਜਾਇਸ਼ ਨਹੀਂ ਹੈ। ਇਥੇ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਵਿਚ ਵਰਤੇ ‘ਅੰਕਾਂ’ ਦਾ ਹਵਾਲਾ ਦੇ ਕੇ ਦੱਸਿਆ ਜਾਏਗਾ ਕਿ ਬਾਣੀ ‘ਸਦੁ’ ਗੁਰੂ ਅਰਜਨ ਸਾਹਿਬ ਨੇ ਆਪ ਦਰਜ ਕਰਾਈ ਸੀ।

੧੪੩੦ ਸਫ਼ਿਆਂ ਵਾਲੀ ‘ਬੀੜ’ ਅਨੁਸਾਰ ਰਾਮਕਲੀ ਰਾਗ ਵਿਚ ਵਰਤੇ ਅੰਕਾਂ ਉੱਤੇ ਵਿਚਾਰ ਕੀਤੀ ਜਾਏਗੀ।

ਇਹ ਰਾਗ ਸਫ਼ਾ ੯੨੬ ਤੋਂ ਸ਼ੁਰੂ ਹੁੰਦਾ ਹੈ। ਮਰਯਾਦਾ ਅਨੁਸਾਰ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਸ਼ਬਦ ਹਨ। ਸਫ਼ਾ ੯੨੬ 'ਤੇ ਕੁਲ ਜੋੜ ੧੧ ਦਿੱਤਾ ਗਿਆ ਹੈ।

ਸਫ਼ਾ ੯੧੦—ਸ਼ਬਦ ਗੁਰੂ ਅਮਰਦਾਸ ਜੀ। ਸਿਰਫ਼ ਇਕੋ ਸ਼ਬਦ ਹੈ। ਇਸੇ ਹੀ ਸਫ਼ਾ 'ਤੇ ਗੁਰੂ ਰਾਮਦਾਸ ਜੀ ਦੇ ਸ਼ਬਦ ਸ਼ੁਰੂ ਹੁੰਦੇ ਹਨ। ਸਫ਼ਾ ੯੧੨ 'ਤੇ ਇਹਨਾਂ ਦੇ ਸ਼ਬਦਾਂ ਦਾ ਜੋੜ ੬ ਦਿੱਤਾ ਹੋਇਆ ਹੈ। ਇਥੇ ਹੀ ਤਿੰਨਾਂ ਗੁਰ-ਵਿਅਕਤੀਆਂ ਦੇ ਸ਼ਬਦਾਂ ਦਾ ਜੋੜ ੧੯ ਭੀ ਲਿਖਿਆ ਮਿਲਦਾ ਹੈ—੧੧+੧+੬=੧੯।

ਸਫ਼ਾ ੮੯੨ ਤੋਂ ਗੁਰੂ ਅਰਜਨ ਦੇਵ ਜੀ ਦੇ ਸ਼ਬਦ ਸ਼ੁਰੂ ਹੋਏ ਹਨ। ਸਫ਼ਾ ੮੯੬ 'ਤੇ 'ਘਰੁ ੧' ਦੇ ੧੧ ਸ਼ਬਦ ਮੁਕਦੇ ਹਨ। ਅਗਾਂਹ 'ਘਰੁ ੨' ਦੇ ਸ਼ਬਦ ਹਨ। ਅੰਕ ਦੋਹਰਾ ਕਰ ਦਿੱਤਾ ਗਿਆ ਹੈ। ਸਫ਼ਾ ੯੦੧ 'ਤੇ ਇਹ ਲੜੀ ਖਤਮ ਹੁੰਦੀ ਹੈ। ਦੋਹਰਾ ਜੋੜ ਹੈ ੪੫। ੫੬। ਭਾਵ, ੪੫ ਸ਼ਬਦ 'ਘਰੁ ੨ ਦੇ ਹਨ, ਅਤੇ ੧੧ 'ਘਰੁ ੧' ਦੇ। ਪਰ ਇਹ ਤਕਰੀਬਨ ਸਾਰੇ ਸ਼ਬਦ ਚਉਪਦੇ ਹਨ। ਸਫ਼ਾ ੯੦੧ ਉਤੇ 'ਘਰੁ ੨' ਦੇ ਹੀ ਦੋ ਸ਼ਬਦ ਦੁਪਦੇ ਵਖਰੇ ਦੇ ਕੇ ਸਾਰਾ ਜੋੜ ੫੮ ਦਿੱਤਾ ਗਿਆ ਹੈ। ਅਗਾਂਹ 'ਪੜਤਾਲ ਘਰੁ ੩' ਦੇ ਦੋ ਸ਼ਬਦ ਹਨ। ਤੇ, ਅਖੀਰ 'ਤੇ ਗੁਰੂ ਅਰਜਨ ਸਾਹਿਬ ਦੇ ਸਾਰੇ ਸ਼ਬਦਾਂ ਦਾ ਜੋੜ ੬੦ ਦਿੱਤਾ ਗਿਆ ਹੈ।

ਅਸਟਪਦੀਆਂ

ਸਫ਼ਾ ੯੦੨ ਤੋਂ ਗੁਰੂ ਨਾਨਕ ਦੇਵ ਜੀ ਦੀਆਂ। ਸਫ਼ਾ ੯੦੯ 'ਤੇ ਖਤਮ। ਜੋੜ ੬।

ਸਫ਼ਾ ੯੦੯ ਤੋਂ ਗੁਰੂ ਅਮਰਦਾਸ ਜੀ ਦੀਆਂ। ਸਫ਼ਾ ੯੧੨ 'ਤੇ ਖਤਮ। ਜੋੜ ੫। ਦੋਹਾਂ ਦਾ ਜੋੜ ੧੪ ਭੀ ਮੌਜੂਦ ਹੈ।

ਸਫ਼ਾ ੯੧੨ ਤੋਂ ਗੁਰੂ ਅਰਜਨ ਸਾਹਿਬ ਜੀ ਦੀਆਂ। ਸਫ਼ਾ ੯੧੬ 'ਤੇ ਖਤਮ। ਜੋੜ ੮। ਤਿੰਨਾਂ ਗੁਰ-ਵਿਅਕਤੀਆਂ ਦੀਆਂ ਅਸਟਪਦੀਆਂ ਦਾ ਜੋੜ ੨੨।

ਸਫ਼ਾ ੯੧੭ 'ਤੇ ਮਹਲਾ ੩ ਦੀ ਬਾਣੀ 'ਅਨੰਦੁ'। ੪੦ ਪਉੜੀਆਂ ਦੀ ਸਾਬਤ ਬਾਣੀ ਸਫ਼ਾ ੯੨੨ 'ਤੇ ਮੁਕਦੀ ਹੈ। ਅਖੀਰਲਾ ਅੰਕ ੧, ਭਾਵ, ਇਹ ਇਕ ਬਾਣੀ ਸਮਝੀ ਜਾਏ।

ਸਫ਼ਾ ੯੨੩ 'ਤੇ 'ਸਦੂ' ੬ ਪਉੜੀਆਂ ਦੀ ਇਕ ਬਾਣੀ। ਸਫ਼ਾ ੯੨੪ 'ਤੇ ਅਖੀਰਲਾ ਅੰਕ ੬੧।

ਸਫ਼ਾ ੯੨੪ ਤੋਂ ਛੰਤ ਮਹਲਾ ੫ ਦੇ। ਸਫ਼ਾ ੯੨੭ 'ਤੇ ੪ ਛੰਤ ਖਤਮ ਹੁੰਦੇ ਹਨ, ਪਰ ਪੰਜਵੇਂ ਛੰਤ ਦੀਆਂ ਸਿਰਫ਼ ੨ ਤੁਕਾਂ ਹਨ। ਇਸ ਤੋਂ ਅਗਾਂਹ ਮਹਲਾ ੫ ਦਾ ਰੁਤੀ ਸਲੋਕ ਹੈ। ਇਹ ਇਕ ਲੰਮਾ ਛੰਤ ਹੈ ਸਲੋਕਾਂ ਸਮੇਤ। ਇਸ ਦੇ ੮ ਬੰਦ ਹਨ, ਹਰੇਕ ਦੇ ਨਾਲ ਇਕ ਇਕ ਸਲੋਕ ਹੈ। ਸਾਰੇ ਛੰਤ ਨੂੰ ਇਕ (੧) ਸਮਝਣਾ ਹੈ। ਇਸ ਵਾਸਤੇ ਸਫ਼ਾ ੯੨੯ ਉਤੇ ਇਸ ਦੇ ਅਖੀਰ 'ਤੇ ਅੰਕ ਹੈ—੬੧।

ਪਰ ਇਸ ਅੰਕ ਦੇ ਨਾਲ ਹੀ ਅੰਕ ਹਨ। ੬੧। ਇਹਨਾਂ ਨੂੰ ਰਤਾ ਸਮਝਣ ਦੀ ਲੋੜ ਹੈ।


ਅਸਟਪਦੀਆਂ ਮੁੱਕਣ ਤੇ

ਅਨੰਦ੍ਦ	—	੧ ਬਾਣੀ
ਸਦ੍ਦ	—	੧ ਬਾਣੀ
ਛੰਤ੍ਰ	—	੫
ਰੁਤੀ ਸਲੋਕ	—	੧
ਕੁਲ ਜੋੜ	<u>—</u>	<u>੯</u>

ਅਸਟਪਦੀਆਂ ਤੋਂ ਪਿਛੋਂ ਪਹਿਲਾਂ ਮ: ੩ ਦੀ ਬਾਣੀ 'ਅਨੰਦ੍ਦ' ਹੈ, ਅਖੀਰ 'ਤੇ' ਮ: ੫ ਦਾ ਰੁਤੀ ਸਲੋਕ ਹੈ। ਤੇ 'ਸਦ੍ਦ' ਸਮੇਤ ਜੋੜ ੯ ਦਿੱਤਾ ਹੋਇਆ ਹੈ। ਜੇ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਤੋਂ ਪਿਛੋਂ 'ਸਦ੍ਦ' ਦੀ ਬਾਣੀ ਦਰਜ ਹੋਈ ਹੁੰਦੀ, ਤਾਂ ਪਹਿਲਾ ਅੰਕ ੨ ਹੁੰਦਾ, ਜਿਸ ਨੂੰ ਤੋੜ ਕੇ ਅੰਕ ੯ ਬਣਾਇਆ ਜਾਂਦਾ।

ਬਾਣੀ ਸੁੰਦਰ ਜੀ

ਬਾਣੀ 'ਸਦ੍ਦ' ਦੇ ਕਰਤਾ ਬਾਬਾ ਸੁੰਦਰ ਜੀ ਗੁਰੂ ਅਮਰਦਾਸ ਜੀ ਦੇ ਪੜ੍ਹੇਤੜੇ ਸਨ।



ਰਾਮਕਲੀ ਸਦੁ ॥

ਸਦੁ—ਲਫਜ਼ ‘ਸੱਦ’ ਪੰਜਾਬੀ ਬੋਲੀ ਵਿਚ ਆਮ ਵਰਤਿਆ ਜਾਂਦਾ ਹੈ, ਇਸ ਦਾ ਅਰਥ ਹੈ ‘ਵਾਜ਼’।

ਇਹ ਲਫਜ਼ ਸੰਸਕ੍ਰਿਤ ਦੇ ਲਫਜ਼ ‘ਸ਼ਬਦ’ (ਸ਼ਬਦ) ਦਾ ਪ੍ਰਾਕ੍ਰਿਤਾ ਰੂਪ ਹੈ ‘ਸੱਦ’ (ਸਦ), ਜੋ ਪੰਜਾਬੀ ਵਿਚ ਭੀ ‘ਸੱਦ’ ਹੈ। ਸੰਸਕ੍ਰਿਤ ਦੇ ਤਾਲ ਵੀ ‘ਸ’ (ਸਾ) ਦੇ ਥਾਂ ਪ੍ਰਾਕ੍ਰਿਤ ਵਿਚ ਦੰਤਵੀ ‘ਸ’ ਰਹਿ ਗਿਆ, ਅਤੇ ਦੋ ਅੱਖਰਾਂ (ਕਦ) ਦੇ ਥਾਂ ਇੱਕ ਅੱਖਰ ‘ਦ’ ਦੀ ਹੀ ਦੋਹਰੀ ਅਵਾਜ਼ ਰਹਿ ਗਈ।

ਰਾਮਕਲੀ ਰਾਗ ਵਿਚ ਲਿਖੀ ਹੋਈ ਇਸ ਬਾਣੀ ਦਾ ਨਾਮ ‘ਸਦੁ’ ਹੈ, ਇਥੇ ਇਸ ਦਾ ਭਾਵ ਹੈ—ਰੱਬ ਵਲੋਂ ਗੁਰੂ ਅਮਰਦਾਸ ਜੀ ਨੂੰ ਆਇਆ ਹੋਇਆ ਸੱਦਾ।

੧ੴ ਸਤਿਗੁਰਪ੍ਰਸਾਦਿ ॥

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥

ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥

ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥

ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥

ਆਇਆ ਹਕਾਰਾ ਚਲਣਵਾਰਾ ਹਰਿ ਰਾਮਨਾਮਿ ਸਮਾਇਆ ॥

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥

ਪਦ ਅਰਥ : ਜਗਿ—ਜਗ ਵਿਚ। ਭਗਤਿ ਵਛਲੁ ਦਾਤਾ—ਭਗਤੀ ਨੂੰ ਪਿਆਰ ਕਰਨ ਵਾਲਾ ਦਾਤਾ। ਤਿਹੁ ਲੋਇ—ਤਿੰਨਾਂ ਲੋਕਾਂ ਵਿਚ। ਗੁਰ ਸਬਦਿ—ਗੁਰੂ ਦੇ ਸ਼ਬਦ ਦੁਆਰਾ। ਸਮਾਵਏ—(ਉਸ ਅਕਾਲ ਪੁਰਖ ਵਿਚ) (ਗੁਰੂ ਅਮਰਦਾਸ) ਸਮਾਉਂਦਾ ਹੈ, ਲੀਨ ਹੁੰਦਾ ਹੈ। ਨ ਜਾਣਹਿ—ਨਹੀਂ ਜਾਣਦੇ ਹਨ, (ਗੁਰੂ ਅਮਰਦਾਸ ਜੀ) ਨਹੀਂ ਜਾਣਦੇ ਹਨ।

ਨੋਟ : ਦੂਜੀ ਤੁਕ ਵਿਚ ਲਫਜ਼ ‘ਜਾਣੈ’ ਆਇਆ ਹੈ ਅਤੇ ਤੀਜੀ ਵਿਚ

‘ਜਾਣਹਿ’ ਹੈ। ਵਿਆਕਰਣ ਅਨੁਸਾਰ ਲਫਜ਼ ‘ਜਾਣੈ’ ਵਰਤਮਾਨ ਕਾਲ (Present Tense) ਅੱਨ-ਪੁਰਖ (Third Person), ਇਕ-ਵਚਨ (Singular Number) ਹੈ। ਇਸ ਸਾਰੀ ਪਉੜੀ ਵਿਚ ਗੁਰੂ ਅਮਰਦਾਸ ਵੱਲ ਇਸ਼ਾਰਾ ਹੈ। ਜੋ ਲਫਜ਼ ‘ਗੁਰੂ ਅਮਰਦਾਸ’ ਇਸ ‘ਕਿਆ ਦਾ ਕਰਤਾ’ (Subject) ਹੈ। ਇਸ ਦਾ ਅਰਥ ਹੈ—(ਗੁਰੂ ਅਮਰਦਾਸ) ਜਾਣਦਾ ਹੈ।

ਤੀਜੀ ਤੁਕ ਵਿਚ ਲਫਜ਼ ‘ਜਾਣਹਿ’ ਹੈ, ਇਹ ‘ਜਾਣੈ’ ਦਾ ਬਹੁ-ਵਚਨ (Plural Number) ਹੈ, ਜਿਵੇਂ ‘ਸਤਿਕਾਰ’ ਪਰਗਟ ਕਰਨ ਵਾਸਤੇ ਸੁਖਮਨੀ ਸਾਹਿਬ ਵਿਚ ਲਫਜ਼ ‘ਪ੍ਰਭੁ’ ਦੇ ਨਾਲ ਲਫਜ਼ ‘ਜੀ’ ਵਰਤ ਕੇ ਇਸ ਦੇ ਨਾਲ ‘ਕਿਆ’ ਬਹੁ-ਵਚਨ (Plural Number) ਵਿਚ ਵਰਤੀ ਗਈ ਹੈ :

ਪ੍ਰਭੁ ਜੀ ਬਸਹਿ ਸਾਧ ਕੀ ਰਸਨਾ॥

(ਗਊੜੀ ਸੁਖਮਨੀ ਮ: ੫, ਪੰਨਾ ੨੬੩)

ਤਿਵੇਂ ਇਥੇ ਭੀ ‘ਸਤਿਕਾਰ’ ਦੇ ਵਾਸਤੇ ਕਿਆ ‘ਜਾਣਹਿ’ ਬਹੁ-ਵਚਨ ਵਿਚ ਹੈ, ਇਸ ਦਾ ਅਰਥ ਹੈ—ਗੁਰੂ ਅਮਰਦਾਸ ਜੀ ਜਾਣਦੇ ਹਨ।

ਸਬਦਿ ਗੁਰ ਕੈ—ਗੁਰੂ ਦੇ ਸ਼ਬਦ ਦੀ ਰਾਹੀਂ।

ਧਿਆਵਹੇ—ਕਵਿਤਾ ਵਿਚ ਛੰਦ ਦਾ ਕਿਆਲ ਰੱਖ ਕੇ ਇਹ ਲਫਜ਼ ‘ਧਿਆਵਹਿ’ ਦੀ ਅੰਤਲੀ (f) ਨੂੰ (ੳ) ਕੀਤਾ ਗਿਆ ਹੈ; ਇਸੇ ਤਰ੍ਹਾਂ ‘ਪਾਵਹੇ’ ਲਫਜ਼ ‘ਪਾਵਹਿ’ ਤੋਂ ਹੈ। ਜਿਵੇਂ ‘ਸਤਿਕਾਰ’ ਵਾਸਤੇ ਉਪਰ ਲਫਜ਼ ‘ਜਾਣਹਿ’ ਆਇਆ ਹੈ, ਤਿਵੇਂ ਇਹ ਲਫਜ਼ ‘ਧਿਆਵਹੇ’ ਅਤੇ ‘ਪਾਵਹੇ’ ਹਨ; ਇਹਨਾਂ ਦਾ ਅਰਥ ਹੈ—(ਗੁਰੂ ਅਮਰਦਾਸ ਜੀ) ਧਿਆਉਂਦੇ ਹਨ, (ਗੁਰੂ ਅਮਰਦਾਸ ਜੀ) ਪ੍ਰਾਪਤ ਕਰਦੇ ਹਨ।

ਪਰਸਾਦਿ—ਕਿਰਪਾ ਨਾਲ। ਪਰਸਾਦਿ ਨਾਨਕ—(ਗੁਰੂ) ਨਾਨਕ ਦੀ ਕਿਰਪਾ ਨਾਲ। ਪਰਸਾਦਿ ਨਾਨਕ ਗੁਰੂ ਅੰਗਰਦ—ਗੁਰੂ ਨਾਨਕ ਅਤੇ ਗੁਰੂ ਅੰਗਰਦ ਸਾਹਿਬ ਦੀ ਕਿਰਪਾ ਨਾਲ।

ਹਕਾਰਾ—ਹਾਕ, ਸੱਦਾ। ਚਲਣਵਾਰਾ ਹਕਾਰਾ—ਚੱਲਣ ਦਾ ਸੱਦਾ।

ਅਰਥ : ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖਸ਼ਣ ਵਾਲਾ ਹੈ, ਜੋ ਤਿੰਨ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਧਿਆਰ ਕਰਦਾ ਹੈ, (ਉਸ ਅਕਾਲ ਪੁਰਖ ਵਿਚ ਗੁਰੂ ਅਮਰਦਾਸ) ਸਤਿਗੁਰੂ ਦੇ ਸ਼ਬਦ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ।

(ਗੁਰੂ ਅਮਰਦਾਸ ਜੀ) ਸਤਿਗੁਰੂ ਦੇ ਸ਼ਬਦ ਦੀ ਬਰਕਤ ਨਾਲ (ਅਕਾਲ

ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ ਨਹੀਂ ਜਾਣਦੇ (ਰਹੇ) ਹਨ, ਕੇਵਲ ਇਕ 'ਨਾਮ' ਨੂੰ ਧਿਆਉਂਦੇ (ਰਹੇ) ਹਨ, ਗੁਰੂ ਨਾਨਕ ਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ।

(ਜਿਹੜੇ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਪੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ, (ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੱਲ, ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ।੧।

ਹਰਿ ਭਾਣਾ ਗੁਰ ਭਾਇਆ

ਗੁਰੂ ਜਾਵੈ ਹਰਿ ਪ੍ਰਭ ਪਾਸਿ ਜੀਉ ॥

ਸਤਿਗੁਰੂ ਕਰੇ ਹਰਿ ਪਹਿ ਬੇਨਤੀ

ਮੇਰੀ ਪੈਜ ਰਖਹੁ ਅਰਦਾਸਿ ਜੀਉ ॥

ਪੈਜ ਰਾਖਹੁ ਹਰਿ ਜਨਹ ਕੇਰੀ

ਹਰਿ ਦੇਹੁ ਨਾਮੁ ਨਿਰੰਜਨੋ ॥

ਅੰਤਿ ਚਲਦਿਆ ਹੋਇ ਬੇਲੀ

ਜਮਦੂਤ ਕਾਲੁ ਨਿਰੰਜਨੋ ॥

ਸਤਿਗੁਰੂ ਕੀ ਬੇਨਤੀ ਪਾਈ

ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥

ਹਰਿ ਧਾਰਿ ਕਿਰਪਾ ਸਤਿਗੁਰੂ ਮਿਲਾਇਆ

ਧਨੁ ਧਨੁ ਕਰੈ ਸਾਬਾਸਿ ਜੀਉ ॥੨॥

ਪਦ ਅਰਥ : ਹਰਿ ਭਾਣਾ—ਹਰੀ ਦਾ ਭਾਣਾ, ਅਕਾਲ ਪੁਰਖ ਦੀ ਰਜਾ। ਗੁਰ ਭਾਇਆ—ਗੁਰੂ (ਅਮਰਦਾਸ) ਨੂੰ ਮਿੱਠਾ ਲੱਗਾ। ਗੁਰੂ ਜਾਵੈ—ਗੁਰੂ (ਅਮਰਦਾਸ) ਜਾਂਦਾ ਹੈ, ਭਾਵ, ਜਾਣ ਨੂੰ ਤਿਆਰ ਹੋ ਪਿਆ। ਸਤਿਗੁਰੂ—ਗੁਰੂ ਅਮਰਦਾਸ। ਹਰਿ ਪਹਿ—ਹਰੀ ਦੇ ਪਾਸ। ਹਰਿ ਜਨਹ ਕੇਰੀ—ਹਰੀ ਦੇ ਦਾਸਾਂ ਦੀ। ਹਰਿ—ਹੋ ਹਰੀ ! ਅੰਤਿ—ਅੰਤ ਵੇਲੇ, ਅਖੀਰ ਸਮੇਂ। ਨਿਰੰਜਨੋ—ਨਾਸ ਕਰਨ ਵਾਲਾ। ਪਾਈ—ਕੀਤੀ ਹੋਈ। ਸਤਿਗੁਰੂ ਕੀ ਬੇਨਤੀ ਪਾਈ—ਗੁਰੂ ਅਮਰਦਾਸ ਜੀ ਦੀ ਕੀਤੀ ਹੋਈ ਬੇਨਤੀ। ਹਰਿ ਪ੍ਰਭਿ—ਹਰੀ ਪ੍ਰਭੂ ਨੇ। ਧਾਰਿ ਕਿਰਪਾ—ਕਿਰਪਾ

ਕਰ ਕੇ। ਸਤਿਗੁਰੂ ਮਿਲਾਇਆ—ਗੁਰੂ (ਅਮਰਦਾਸ ਜੀ) ਨੂੰ (ਆਪਣੇ ਵਿਚ) ਮਿਲਾ ਲਿਆ। ਕਹੈ—(ਅਕਾਲ ਪੁਰਖ) ਕਹਿੰਦਾ ਹੈ।

ਨੋਟ : ਇਹ ‘ਵਰਤਮਾਨ ਕਾਲ’ ਭੂਤ ਕਾਲ ਦੇ ਭਾਵ ਵਿਚ ਵਰਤਿਆ ਹੋਇਆ ਹੈ।

ਅਰਥ : ਅਕਾਲ ਪੁਰਖ ਦੀ ਰਜ਼ਾ (ਗੁਰੂ ਅਮਰਦਾਸ) ਜੀ ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੌਲ ਜਾਣ ਨੂੰ ਤਿਆਰ ਹੋ ਪਏ। ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ : ‘ਹੋ ਹਗੀ! ਮੌਰੀ ਅਰਦਾਸ ਹੈ ਕਿ ਮੇਰੀ ਲਾਜ ਰੱਖ। ਹੋ ਹਗੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖਸ਼, ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇ, ਜੋ ਅਮੀਰ ਚੱਲਣ ਵੇਲੇ ਸਾਬੀ ਬਣੇ।’

ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸ ਅਕਾਲ ਪੁਰਖ ਪ੍ਰਭੂ ਨੇ ਸੁਣ ਲਈ, ਅਤੇ ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ ਆਪਣੇ (ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ : ਸ਼ਾਬਾਸ਼! ਤੂੰ ਧੰਨ ਹੈ, ਤੂੰ ਧੰਨ ਹੈ।।

ਮੇਰੇ ਸਿਖ ਸੁਣਹੁ ਪੁਤ ਭਾਈਹੋ
ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥
ਹਰਿ ਭਾਣਾ ਗੁਰ ਭਾਇਆ
ਮੇਰਾ ਹਰਿ ਪ੍ਰਭੂ ਕਰੇ ਸਾਬਾਸਿ ਜੀਉ ॥
ਭਰਾਤੁ ਸਤਿਗੁਰੂ ਪੁਰਖੁ ਸੋਈ
ਜਿਸੁ ਹਰਿ ਪ੍ਰਭੁ ਭਾਣਾ ਭਾਵਏ ॥
ਆਨੰਦ ਅਨਹਦ ਵਜਹਿ ਵਾਜੇ
ਹਰਿ ਆਪਿ ਗਲਿ ਮੇਲਾਵਏ ॥
ਤੁਸੀ ਪੁਤ ਭਾਈ ਪਰਵਾਨੁ ਮੇਰਾ
ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥
ਯੁਰਿ ਲਿਖਿਆ ਪਰਵਾਣਾ ਫਿਰੈ ਨਾਹੀ
ਗੁਰੂ ਜਾਇ ਹਰਿ ਪ੍ਰਭੁ ਪਾਸਿ ਜੀਉ ॥੩॥

ਪਦ ਅਰਥ : ਮੇਰੇ ਸਿਖ ਪੁਤ ਭਾਈਹੋ—ਹੋ ਮੇਰੇ ਸਿੱਖੋ ! ਹੋ ਮੇਰੇ ਪੁੱਤਰੋ ! ਹੋ ਮੇਰੇ ਭਰਾਵੋ ! ਭਾਣਾ—ਭਾਇਆ ਹੈ, ਚੰਗਾ ਲੱਗਾ ਹੈ। ਮੇਰੇ ਹਰਿ ਭਾਣਾ—ਮੇਰੇ ਅਕਾਲ ਪੁਰਖ ਨੂੰ ਚੰਗਾ ਲੱਗਾ ਹੈ। ਮੈ ਪਾਸਿ—ਮੇਰੇ ਕੋਲ। ਹਰਿ ਭਾਣਾ—ਹਰੀ ਦਾ ਭਾਣਾ, ਅਕਾਲ ਪੁਰਖ ਦੀ ਰਜ਼ਾ। ਗੁਰ ਭਾਇਆ—ਗੁਰੂ ਨੂੰ ਮਿੱਠਾ ਲੱਗਾ ਹੈ। ਕਰੇ ਸਾਬਾਸਿ—ਸ਼ਾਬਾਸੇ ਆਖ ਰਿਹਾ ਹੈ। ਜਿਸੁ ਭਾਵਵੇ—ਜਿਸ ਨੂੰ ਮਿੱਠਾ ਲੱਗਦਾ ਹੈ। ਪ੍ਰਭ ਭਾਣਾ—ਪ੍ਰਭੂ ਦਾ ਭਾਣਾ। ਆਨੰਦ ਵਾਜੇ—ਆਨੰਦ ਦੇ ਵਾਜੇ। ਅਨਹਦ—ਇਕ ਰਸ, ਲਗਤਾਰ। ਗਲਿ—ਗਲ ਵਿਚ। ਮਨਿ—ਮਨ ਵਿਚ। ਕਰਿ ਨਿਰਜਾਸਿ—ਨਿਰਣਾ ਕਰ ਕੇ। ਧੁਰਿ—ਧੂਰੋਂ, ਰੱਬ ਵੱਲੋਂ। ਪਰਵਾਣਾ—ਹੁਕਮ। ਫਿਰੈ ਨਾਹੀ—ਮੌਜ਼ਿਆ ਨਹੀਂ ਜਾ ਸਕਦਾ।

ਅਰਥ : ਹੋ ਮੇਰੇ ਸਿੱਖੋ ! ਹੋ ਮੇਰੇ ਪੁੱਤਰੋ ! ਹੋ ਮੇਰੇ ਭਰਾਵੋ ! ਸੁਣੋ—“ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ :) ‘ਮੇਰੇ ਕੋਲ ਆਉ’।”

“ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ ਦੇ ਰਿਹਾ ਹੈ। ਉਹੀ (ਮਨੁੱਖ) ਭਰਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲਗਦਾ ਹੈ, (ਉਸ ਦੇ ਅੰਦਰ) ਆਨੰਦ ਦੇ ਵਾਜੇ ਇਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ।”

“ਤੁਸੀ ਮੇਰੇ ਪੁੱਤਰੋ, ਮੇਰੇ ਭਰਾ ਹੋ, ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖੋ ਕਿ ਧੂਰੋਂ ਲਿਖਿਆ ਹੋਇਆ ਹੁਕਮ ਕਦੇ ਟਲ ਨਹੀਂ ਸਕਦਾ, (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ”। ੩।

ਸਤਿਗੁਰਿ ਭਾਣੈ ਆਪਣੈ ਬਹਿ ਪਰਵਾਨੁ ਸਦਾਇਆ ॥

ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥

ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਵੇ ॥

ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਵੇ ॥

ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥

ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥

ਪਦ ਅਰਥ : ਸਤਿਗੁਰਿ—ਸਤਿਗੁਰੂ ਨੇ। ਭਾਣੈ ਆਪਣੈ—ਆਪਣੇ ਭਾਣੇ ਵਿਚ, ਆਪਣੀ ਮਰਜ਼ੀ ਨਾਲ। ਬਹਿ—ਬੈਠ ਕੇ। ਮੈ ਪਿਛੈ—ਮੇਰੇ ਪਿਛੇ।

ਪੈਂਡੇ—ਮਾਣ ਪਾਉਂਦਾ ਹੈ। ਬਿਗਸੈ—ਖਿੜਦਾ ਹੈ, ਭੁਸ਼ ਹੁੰਦਾ ਹੈ। ਜਿਸੁ—ਜਿਸ
ਮਨੁੱਖ ਨੂੰ। ਪੈਜ—ਲਾਜ, ਇੱਜ਼ਤ, ਵਡਿਆਈ। ਭਾਵਏ—ਭਾਉਂਦੀ ਹੈ, ਚੰਗੀ
ਲੱਗਦੀ ਹੈ। ਵੀਚਾਰਿ—ਵਿਚਾਰ ਕੇ। ਪੁਤ ਭਾਈ—ਹੇ ਮੇਰੇ ਪੁੱਤਰੋ ਤੇ ਭਰਾਵੇ!
ਸਤਿਗੁਰੂ—ਗੁਰੂ ਨੂੰ। ਪੈਨਾਵਏ—ਸਿਰੋਪਾ ਦੇ ਰਿਹਾ ਹੈ, ਆਦਰ ਦੇ ਰਿਹਾ ਹੈ।
ਪਰਤਖਿ ਹੋਦੈ—ਪਰਤੁੱਖ ਹੁੰਦਿਆਂ, ਇਸ ਸਰੀਰ ਵਿਚ ਹੁੰਦਿਆਂ, ਜੀਉਂਦਿਆਂ ਹੀ।
ਰਾਜੁ—ਗੁਰਿਆਈ ਦਾ ਰਾਜ, ਗੁਰਿਆਈ ਦੀ ਗੱਦੀ। ਟਿਕਾਇਆ—ਬਾਪ
ਦਿੱਤਾ। ਬੰਧਪ—ਸਾਕ-ਅੰਗ। ਰਾਮਦਾਸ ਪੈਰੀ—ਗੁਰੂ ਰਾਮਦਾਸ ਜੀ ਦੇ ਪੈਰਾਂ
ਉਤੇ।

ਅਰਥ : ਗੁਰੂ (ਅਮਰਦਾਸ ਜੀ) ਨੇ ਬੈਠ ਕੇ ਆਪਣੀ ਮਰਜ਼ੀ ਨਾਲ (ਸਾਰੇ)
ਪਰਵਾਰ ਨੂੰ ਸੱਦ ਘੱਲਿਆ (ਤੇ ਆਖਿਆ—) “ਮਤਾਂ ਮੇਰੇ ਪਿਛੋਂ ਕੋਈ ਰੋਵੇ,
ਮੈਨੂੰ ਉਹ (ਰੋਣ ਵਾਲਾ) ਉੱਕਾ ਹੀ ਚੰਗਾ ਨਹੀਂ ਲੱਗਣਾ। ਜਿਸ ਮਨੁੱਖ ਨੂੰ ਆਪਣੇ
ਮਿੱਤਰ ਦੀ ਵਡਿਆਈ (ਹੁੰਦੀ) ਚੰਗੀ ਲਗਦੀ ਹੈ ਉਹ ਭੁਸ਼ ਹੁੰਦਾ ਹੈ, (ਜਦੋਂ)
ਉਸ ਦੇ ਮਿੱਤਰ ਨੂੰ ਆਦਰ ਮਿਲਦਾ ਹੈ। ਤੁਸੀਂ ਭੀ ਮੇਰੇ ਪੁੱਤਰੋ ਤੇ ਭਰਾਵੇ ! (ਹੁਣ)
ਵਿਚਾਰ ਕੇ ਵੇਖ ਲਵੇ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ
ਵਾਸਤੇ ਤੁਸੀਂ ਭੀ ਭੁਸ਼ ਹੋਵੋ)।”

(ਇਹ ਉਪਦੇਸ਼ ਦੇ ਕੇ ਫਿਰ) ਗੁਰੂ ਅਮਰਦਾਸ ਜੀ ਨੇ ਸਰੀਰਕ ਜਾਮੇ ਵਿਚ
ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਬਾਪ ਦਿੱਤੀ, (ਅਤੇ)
ਸਾਰੇ ਸਿੱਖਾਂ ਨੂੰ, ਸਾਕਾਂ ਅੰਗਾਂ ਨੂੰ, ਪੁੱਤਰਾਂ ਨੂੰ ਅਤੇ ਭਰਾਵਾਂ ਨੂੰ (ਗੁਰੂ) ਰਾਮਦਾਸ
ਜੀ ਦੀ ਚਰਨੀਂ ਲਾ ਦਿੱਤਾ।।।

ਅੰਤੇ ਸਤਿਗੁਰੁ ਬੋਲਿਆ ਮੈ ਪਿਛੈ
 ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥
 ਕੇਸੋ ਗੋਪਾਲ ਪੰਡਿਤ ਸਦਿਅਹੁ
 ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥
 ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ
 ਬੇਬਾਣੁ ਹਰਿ ਰੰਗੁ ਗੁਰ ਭਾਵਏ ॥
 ਪਿੰਡੁ ਪਤਲਿ ਕਿਰਿਆ ਦੀਵਾ
 ਫੁਲ ਹਰਿ ਸਰਿ ਪਾਵਏ ॥

ਹਰਿ ਭਾਇਆ ਸਤਿਗੁਰੁ ਬੋਲਿਆ
 ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
 ਰਾਮਦਾਸ ਸੋਚੀ ਤਿਲਕੁ ਦੀਆ
 ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥

ਪਦ ਅਰਥ : ਅੰਤੇ—ਅਕੀਰ ਦੇ ਵੇਲੇ, ਜੋਤੀ ਜੋਤਿ ਸਮਾਣ ਵੇਲੇ।
 ਨਿਰਬਾਣੁ ਕੀਰਤਨੁ—ਨਿਰਾ ਕੀਰਤਨ, ਨਿਰੋਲ ਕੀਰਤਨ। ਕਰਿਅਹੁ—ਤੁਸੀਂ
 ਕਰਿਓ। ਹਰਿ ਰੰਗੁ—ਅਕਾਲ ਪੁਰਖ ਦਾ ਪਿਆਰ। ਗੁਰ ਭਾਵਏ—ਗੁਰੂ ਨੂੰ ਚੰਗਾ
 ਲਗਦਾ ਹੈ। ਹਰਿ ਸਰਿ—ਹਰੀ ਦੇ ਸਰ ਵਿਚ, ਅਕਾਲ ਪੁਰਖ ਦੇ ਸਰੋਵਰ ਵਿਚ।
 ਪਾਵਏ—(ਗੁਰੂ) ਪਾਵਏ, ਗੁਰੂ ਪਾਂਦਾ ਹੈ।

ਨੋਟ : ਇਸ ਪਉੜੀ ਦੇ ਅਰਥ ਸੰਬੰਧੀ ਕਈ ਕਿਸਮ ਦੇ ਖਿਆਲ ਪਰਗਟ
 ਕੀਤੇ ਜਾ ਰਹੇ ਹਨ, ਪਰ ਅਸੀਂ ਜਿਵੇਂ ਪਿਛਲੀਆਂ ਚਾਰ ਪਉੜੀਆਂ ਨੂੰ ਲਡੜਾਂ
 ਦੀ ਬਨਾਵਟ ਅਤੇ ਉਹਨਾਂ ਦੇ ਪਰਸਪਰ ਵਿਆਕਰਣਿਕ ਸੰਬੰਧ ਅਨੁਸਾਰ ਵਿਚਾਰ
 ਆਏ ਹਾਂ, ਉਸੇ ਤਰ੍ਹਾਂ ਇਥੇ ਭੀ ਕੇਵਲ ਇਹਨਾਂ ਹੀ ਦੋ ਪੁਰਿਆਂ ਨੂੰ ਸਾਹਮਣੇ
 ਰੱਖ ਕੇ ਵਿਚਾਰ ਕਰਾਂਗੇ। ਇਸ ਗੱਲ ਦਾ ਖਿਆਲ ਨਹੀਂ ਕੀਤਾ ਜਾਏਗਾ ਕਿ
 ਇਹ ਅਰਥ ਕਿਸੇ ਸੱਜਣ ਜਾਂ ਸੱਜਣਾਂ ਦੀ ‘ਮਿਥੀ ਹੋਈ ਗੁਰਮਤਿ’ ਦੇ ਅਨੁਸਾਰ
 ਹੈ ਜਾਂ ਉਸ ਦੇ ਵਿਰੁੱਧ।

ਇਸ ਪਉੜੀ ਵਿਚ ਖਾਸ ਵਿਚਾਰ-ਜੋਗ ਹੇਠ-ਲਿਖੇ ਚਾਰ ਲਡੜਾਂ ਹਨ :

੧. ਪੰਡਿਤ, ੨. ਪੜਹਿ, ੩. ਹਰਿਸਰਿ, ੪. ਪਾਵਏ। ਸੋ, ਆਓ, ਵਾਰੋ
 ਵਾਰੀ ਇਹਨਾਂ ਤੇ ਵਿਚਾਰ ਕਰੀਏ।

੧. ਪੰਡਿਤ :

ਜੋ ਵਿਆਕਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵਰਤਿਆ ਪਰਤੱਖ
 ਮਿਲਦਾ ਹੈ, ਉਸਾ ਦੇ ਅਧਾਰ ਤੇ :

ਲਡੜਾਂ ‘ਪੰਡਿਤ’ (੧) ਕਰਤਾ ਕਾਰਕ, ਬਹੁ-ਵਚਨ ਹੈ।

(੨) ਕਿਤੇ ‘ਸੰਘੋਧਨ’ ਭੀ ਹੋ ਜਾਂਦਾ ਹੈ।

ਅਤੇ

ਲਡੜਾਂ ‘ਪੰਡਿਤੁ’ (੧) ਕਰਤਾ ਕਾਰਕ, ਇਕ-ਵਚਨ ਹੈ।

(੨) ਕਰਮ ਕਾਰਕ, ਇਕ-ਵਚਨ ਭੀ।

ਇਸ ਨਿਯਮ ਨੂੰ ਪਰਖਣ ਵਾਸਤੇ ਗੁਰਬਾਣੀ ਵਿਚ ਵਰਤੇ ਹੋਏ ਲਫੜੇ
 ‘ਪੰਡਿਤ’ ਪੜਤਾਲੀਏ :

(ੴ) ਕਰਤਾ ਕਾਰਕ, ਇਕ-ਦਚਨ :

- (੧) ਪੜਿ ਪੜਿ ‘ਪੰਡਿਤੁ’ ਬਾਦੁ ਬਖਾਣੈ ॥
 ਭੌਤਿਰਿ ਹੋਈ ਵਸੜ੍ਹ ਨ ਜਾਣੈ ॥੩॥੮॥ (ਗਊੜੀ ਮ: ੧, ਪੰਨਾ ੧੫੨)
- (੨) ‘ਪੰਡਿਤੁ’ ਸਾਸਤ ਸਿਮ੍ਰਿਤਿ ਪੜਿਆ ॥
 ਜੋਗੀ ਗੋਰਖੁ ਗੋਰਖੁ ਕਰਿਆ ॥੧॥੧॥੩੯॥
 (ਗਊੜੀ ਗੁਆਰੇਗੀ ਮ: ੪, ਪੰਨਾ ੧੬੩)
- (੩) ਹਉ ‘ਪੰਡਿਤੁ’ ਹਉ ਚੜ੍ਹਕੁ ਸਿਆਣਾ ॥
 ਕਰਣੈਹਾਰੁ ਨ ਬੁਝੈ ਬਿਗਾਨਾ ॥੩॥੯॥੨੮॥
 (ਗਊੜੀ ਗੁਆਰੇਗੀ ਮ: ੫, ਪੰਨਾ ੧੬੮)
- (੪) ਨਹ ‘ਪੰਡਿਤੁ’ ਨਹ ਚੜ੍ਹਕੁ ਸਿਆਨਾ ॥
 ਨਹ ਭੂਲੋ ਨਹ ਭਰਮਿ ਭੂਲਾਨਾ ॥੮॥੧॥
 (ਗਊੜੀ ਮ: ੧ ਅਸਟਪਦੀਆ, ਪੰਨਾ ੨੨੧)
- (੫) ਮਾਇਆ ਕਾ ਮੁਹਤਾਜੁ ‘ਪੰਡਿਤੁ’ ਕਹਾਵੈ ॥੪॥੪॥
 (ਗਊੜੀ ਮ: ੩ ਅਸਟਪਦੀਆ, ਪੰਨਾ ੨੩੧)
- (੬) ਸੋ ‘ਪੰਡਿਤੁ’ ਜੋ ਮਨੁ ਪਰਬੈ ॥.....
 ਸੋ ‘ਪੰਡਿਤੁ’ ਫਿਰਿ ਜੋਨਿ ਨ ਆਵੈ ॥੪॥੯॥
 (ਸੁਖਮਨੀ ਮ: ੫, ਪੰਨਾ ੨੨੮)
- (੭) ਨਾ ਕੋ ਪੜਿਆ ‘ਪੰਡਿਤੁ’ ਬੀਨਾ ਨਾ ਕੋ ਮੂਰਖੁ ਮੰਦਾ ॥੪॥੨॥੩੯॥
 (ਆਸਾ ਮ: ੧, ਪੰਨਾ ੩੫੯)
- (੮) ਛੱਕੈ ਛਿਆਨੁ ਬੁਝੈ ਜੇ ਕੋਈ ਪੜਿਆ ‘ਪੰਡਿਤੁ’ ਸੋਈ ॥੪॥
 (ਆਸਾ ਮ: ੧ ਪਟੀ ਲਿਖੀ, ਪੰਨਾ ੪੩੨)
- (੯) ਸੋ ਪੜਿਆ ਸੋ ‘ਪੰਡਿਤੁ’ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
 ਅੰਦਰੁ ਥੋੜੈ ਤੜੁ ਲਹੈ ਪਾਏ ਸੋਖ ਦੁਆਰੁ ॥੧॥੨੧॥
 (ਸੋਗਠਿ ਕੀ ਵਾਰ, ਪੰਨਾ ੬੫੦)

- (੧੦) ‘ਪੰਡਿਤੁ’ ਹੋਇ ਕੈ ਬੇਦੁ ਬਖਾਨੈ ॥
ਮੁਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ (ਟੇਡੀ ਨਾਮਦੇਉ ਜੀ, ਪੰਨਾ ੨੧੯)
- (੧੧) ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥
ਨਾਨਕ ਸੋ ਪੜਿਆ ਸੋ ‘ਪੰਡਿਤੁ’ ਬੀਨਾ
ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥
- (ਦਖਣੀ ਓਅਕਾਰੁ ਮ: ੧, ਪੰਨਾ ੯੩੯)
- (੧੨) ਸੋ ‘ਪੰਡਿਤੁ’ ਗੁਰ ਸਬਦੁ ਕਮਾਇ ॥
ਵੈਗੁਣ ਕੀ ਉਸੁ ਉਤਰੀ ਮਾਇ ॥੮॥੧੭॥ (ਰਾਮਕਲੀ ਮ: ੫, ਪੰਨਾ ੮੮੮)
- (੧੩) ‘ਪੰਡਿਤੁ’ ਆਖਾਏ ਬਹੁਤੀ ਰਾਹੀ ਕੇਰੜ ਮੋਠ ਜਿਨੇਹਾ ॥
ਅੰਦਰਿ ਮੇਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥੨॥੭॥
- (ਰਾਮਕਲੀ ਕੀ ਵਾਰ ਮ: ੫, ਪੰਨਾ ੯੬੦)
- (੧੪) ‘ਪੰਡਿਤੁ’ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥
ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥੪॥੬॥
- (ਮਾਰੂ ਮ: ੧ ਅਸਟਪਦੀਆ, ਪੰਨਾ ੧੦੧੨)
- (੧੫) ਪੜਿ ‘ਪੰਡਿਤੁ’ ਅਵਰਾ ਸਮਝਾਏ ॥
ਘਰ ਜਲਤੇ ਕੀ ਖਬਰਿ ਨ ਪਾਏ ॥
ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੋ ॥੫॥੩॥
- (ਮਾਰੂ ਮ: ੩ ਸੋਲਹੇ, ਪੰਨਾ ੧੦੪੬)
- (੧੬) ਹੋਵਾ ‘ਪੰਡਿਤੁ’ ਜੋਤਕੀ ਵੇਦ ਪੜਾ ਮੁਖਿ ਚਾਰਿ ॥
ਨਵੁ ਖੰਡ ਮਧੇ ਪ੍ਰਜੀਆ ਅਪਣੈ ਚਜਿ ਵੀਚਾਰਿ ॥੧॥੧੧॥
- (ਮ: ੩, ਮਾਰੂ ਕੀ ਵਾਰ ਮ: ੩, ਪੰਨਾ ੧੦੬੦)
- (੧੭) ਜੇ ਤੂੰ ਪੜਿਆ ‘ਪੰਡਿਤੁ’ ਬੀਨਾ ਦੁਇ ਅਖਰ ਦੁਇ ਨਾਵਾ ॥
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇਕਰਿ ਸਾਚਿ ਸਮਾਵਾਂ ॥੩॥੨॥੧੦॥
- (ਬਸੰਤ ਹਿੰਡੋਲ ਮ: ੧, ਪੰਨਾ ੧੧੧੧)
- (੧੮) ਪਵਣੈ ਪਾਣੀ ਜਾਣੈ ਜਾਤਿ ॥
ਕਾਇਆ ਅਗਨਿ ਕਰੇ ਨਿਤਰਾਂਤਿ ॥
ਜੰਮਹਿ ਜੀਅ ਜਾਣੈ ਜੇ ਥਾਉ ॥
ਸੁਰਤਾ ‘ਪੰਡਿਤੁ’ ਤਾ ਕਾ ਨਾਉ ॥੧॥੧॥੬॥
- (ਮਲਾਰ ਮ: ੧ ਘਰ ੨, ਪੰਨਾ ੧੨੫੬)

- (੧੯) ਭੇਖਾਰੀ ਤੇ ਰਾਜੂ ਕਰਾਵੈ ਰਾਜਾ ਤੇ ਭੇਖਾਰੀ ॥
 ਖਲ ਮੁਰਖ ਤੇ 'ਪੰਡਿਤੁ' ਕਰਿਥੈ ਪੰਡਿਤ ਤੇ ਮੁਗਧਾਰੀ ॥੩॥੨॥
 (ਸਾਰੰਗ ਕਬੀਰ ਜੀ, ਪੰਨਾ ੧੨੫੨)
- (੨੦) ਸੋਈ ਚਤੁਰੁ ਸਿਆਣਾ 'ਪੰਡਿਤੁ' ਸੋ ਸੂਰਾ ਸੋ ਦਾਨਾ ॥
 ਸਾਧ ਸੰਗ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੮੦॥
 (ਸਾਰੰਗ ਮ: ੫, ਪੰਨਾ ੧੨੨੧)
- (੨੧) ਹੋਵਾ 'ਪੰਡਿਤੁ' ਸੋਤਕੀ ਵੇਦ ਪੜਾ ਮੁਖਿ ਚਾਰਿ ॥
 ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
 (ਸਲੋਕ ਮ: ੩, ਵਾਰਾਂ ਤੇ ਵਧੀਕ, ਪੰਨਾ ੧੪੧੩)
- (੨੨) ਨਾਉ ਫਕੀਰੈ ਪਾਤਿਸਾਹੁ ਮੁਰਖ 'ਪੰਡਿਤੁ' ਨਾਉ ॥
 ਅੰਧੇ ਕਾ ਨਾਉ ਪਾਰਖੁ ਏਵੈ ਕਰੇ ਗੁਆਉ ॥੧॥੨੨॥
 (ਮ: ੨, ਮਲਾਰ ਕੀ ਵਾਰ, ਪੰਨਾ ੧੨੯੯)
- (੨੩) ਸੋ ਪੜਿਆ ਸੋ 'ਪੰਡਿਤੁ' ਬੀਨਾ
 ਜਿਨ੍ਹੀ ਕਮਾਣਾ ਨਾਉ ॥੨॥੨੨॥ (ਮ: ੧, ਮਲਾਰ ਕੀ ਵਾਰ, ਪੰਨਾ ੧੨੯੯)
- (੨੪) ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥
 ਅਨਦਿਨੁ ਏਕੈ ਨਾਮੁ ਵਖਾਣੈ ॥.....
 ਸਦਾ ਅਲਗੁ ਰਹੈ ਨਿਰਥਾਣੁ ॥
 ਸੋ 'ਪੰਡਿਤੁ' ਦਰਗਾਹ ਪਰਵਾਣੁ ॥੩॥੧॥੧੦॥
 (ਮਲਾਰ ਮ: ੩ ਘਰੁ ੨, ਪੰਨਾ ੧੨੯੯)
- (ਆ) ਕਰਤਾ ਕਾਰਕ, ਬਹੁ-ਵਚਨ :
- (੧) ਗਾਵਨਿ 'ਪੰਡਿਤੁ' ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥੨੭॥
 (ਜਪੁ ਮ: ੧, ਪੰਨਾ ੬)
- (੨) ਗਾਵਨਿ ਤੁਧਨੇ 'ਪੰਡਿਤੁ' ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥੧॥
 (ਸੋਦਰ ਆਸਾ ਮ: ੧, ਪੰਨਾ ੬)
- (੩) ਪੜਿ ਪੜਿ 'ਪੰਡਿਤੁ' ਸੋਤਕੀ ਵਾਦ ਕਰਹਿ ਬੀਜਾਰੁ ॥੩॥੩॥੩੬॥
 (ਸਿੰਗੀ ਰਾਗੁ ਮ: ੩, ਪੰਨਾ ੨੨)

- (੮) 'ਪੰਡਿਤ' ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥੯॥੫॥
(ਸਿਗੀ ਰਾਗ ਮ: ੧ ਅਸਟਪਦੀਆ, ਪੰਨਾ ੫੬)

(੯) ਕੇਤੇ 'ਪੰਡਿਤ' ਜੋਤਕੀ ਬੇਦਾ ਕਰਹਿ ਬੀਚਾਰੁ ॥੧॥੫॥
(ਸਿਗੀ ਰਾਗ ਮ: ੧ ਅਸਟਪਦੀਆ, ਪੰਨਾ ੫੬)

(ੱਈ) ਪੜਿ ਪੜਿ 'ਪੰਡਿਤ' ਮੌਨੀ ਥਕੇ ਢੂਜੈ ਭਾਇ ਪਤਿ ਬੋਈ ॥੧॥੧੭॥੮॥੨੫॥
(ਸਿਗੀ ਰਾਗ ਮ: ੫ ਅਸਟਪਦੀਆ, ਪੰਨਾ ੨੦)

(੧੧) 'ਪੰਡਿਤ' ਪੜਹਿ ਸਾਦੁ ਨ ਪਾਵਹਿ ॥੨॥੧੨॥੧੩॥
(ਮਾਝ ਮ: ੩, ਪੰਨਾ ੧੧੬)

(੧੨) ਪੜਿ ਪੜਿ 'ਪੰਡਿਤ' ਮੌਨੀ ਥਕੇ
ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥੧੨॥੧੩॥
(ਮਾਝ ਮ: ੩, ਪੰਨਾ ੧੧੭)

(੧੩) ਮਨਮੁਖ ਪੜਹਿ 'ਪੰਡਿਤ' ਕਹਾਵਹਿ ॥੧॥੩੦॥੩੧॥
(ਮਾਝ ਮ: ੩, ਪੰਨਾ ੧੨੭)

(੧੦) 'ਪੰਡਿਤ' ਪੜਹਿ ਵਖਾਣਹਿ ਵੇਦ ॥੪॥੨੧॥ (ਆਸਾ ਮ: ੧, ਪੰਨਾ ੩੪੫)

(੧੧) 'ਪੰਡਿਤ' ਪਾਧੇ ਜੋਇਸੀ ਨਿਤ ਪੜਹਿ ਪੁਰਾਣਾ ॥੪॥੧੮॥
(ਆਸਾ ਮ: ੧ ਅਸਟਪਦੀਆ, ਪੰਨਾ ੪੧੯)

(੧੨) 'ਪੰਡਿਤ' ਪੜਦੇ ਜੋਤਕੀ ਤਿਨ ਬੂਝ ਨ ਪਾਏ ॥੫॥੨॥੨੭॥
(ਆਸਾ ਮ: ੩ ਅਸਟਪਦੀਆ, ਪੰਨਾ ੪੨੪)

(੧੩) ਪੜਿ ਪੜਿ 'ਪੰਡਿਤ' ਮੌਨੀ ਥਕੇ ਭੇਖੀ ਮੁਕਤਿ ਨ ਪਾਈ ॥੩॥੧॥੬॥
(ਆਸਾ ਮ: ੩ ਛੰਤ ਘਰੁ ੧, ਪੰਨਾ ੪੪੦)

(੧੪) ਮੂਰਖ 'ਪੰਡਿਤ' ਹਿਕਮਤਿ ਹੁਸਤਿ ਸੰਜੇ ਕਰਹਿ ਪਿਆਰੁ ॥੨॥੧੧॥
(ਆਸਾ ਦੀ ਵਾਰ, ਪੰਨਾ ੪੬੯)

(੧੫) 'ਪੰਡਿਤ' ਭੁਲਿ ਭੁਲਿ ਮਾਇਆ ਵੇਖਹਿ,
ਦਿਖਾ ਕਿਨੈ ਕਿਹੁ ਆਣਿ ਚੜਾਇਆ ॥੨॥੧੨॥

(ਗੁਜਰੀ ਕੀ ਵਾਰ ਮ: ੩, ਪੰਨਾ ੪੧੩)

(੧੬) ਪੜਿ ਪੜਿ 'ਪੰਡਿਤ' ਵਾਦੁ ਵਖਾਣਹਿ ਬਿਨੁ ਬੂਝੈ ਸੁਖੁ ਨ ਹੋਈ ॥੨॥੪॥
(ਵਡਹੰਸ ਮ: ੩ ਛੰਤ, ਪੰਨਾ ੪੭੦)

- (੧੯) 'ਪੰਡਿਤ' ਜੋਤਕੀ ਸਭਿ ਪੜਿ ਪੜਿ ਭੂਕਦੇ
ਕਿਸੁ ਪਹਿ ਕਰਹਿ ਪੁਕਾਰਾ ਰਾਮ ॥੩॥੫॥
- (ਵਡਹੋਸੁ ਮ: ੩ ਛੰਤ, ਪੰਨਾ ੫੨੧)
- (੨੦) ਘਰਿ ਘਰਿ ਪੜਿ ਪੜਿ 'ਪੰਡਿਤ' ਬਕੇ ਸਿਧ ਸਮਾਧਿ ਲਗਾਇ ॥੨॥੬॥
- (ਸੋਗਠਿ ਕੀ ਵਾਰ, ਪੰਨਾ ੬੪੮)
- (੨੧) 'ਪੰਡਿਤ ਮੈਲੁ' ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥
(ਪੰਡਿਤ ਮੈਲੁ—ਪੰਡਿਤ ਦੀ ਮੈਲ।) (ਸੋਗਠਿ ਕੀ ਵਾਰ, ਪੰਨਾ ੬੪੭)
- 'ਪੰਡਿਤ' ਭੂਲੈ ਦੂਜੈ ਲਾਗੇ ਮਾਇਆ ਕੈ ਵਾਪਾਰਿ ॥੧॥੧੩॥
- (ਸੋਗਠਿ ਕੀ ਵਾਰ, ਪੰਨਾ ੬੪੭)
- (੨੨) ਬੇਦ ਪੜੇ ਪੜਿ 'ਪੰਡਿਤ' ਮੂਝੇ ਰੂਪੁ ਦੇਖਿ ਦੇਖਿ ਨਾਗੀ ॥੩॥੭॥
- (ਸੋਗਠਿ ਕਬੀਰ ਜੀ, ਪੰਨਾ ੬੪੮)
- (੨੩) ਕਾਲ ਗ੍ਰਾਸਤ ਸਭ ਲੋਗ ਸਿਆਨੇ ਉਠਿ 'ਪੰਡਿਤ' ਪੈ ਚਲੇ ਨਿਰਸਾ ॥੧॥੩॥
- (ਸੋਗਠਿ ਕਬੀਰ ਜੀ, ਪੰਨਾ ੬੪੮)
- (੨੪) 'ਪੰਡਿਤ' ਪਾਏ ਆਣਿ ਪਤੀ ਬਹਿ ਵਾਚਾਈਆ ਬਲਿਰਾਮ ਜੀਉ ॥੪॥੧॥
- (ਸੂਹੀ ਮ: ੪ ਛੰਤ ਘਰੁ ੧, ਪੰਨਾ ੨੨੩)
- (੨੫) ਪੜਿ ਪੜਿ 'ਪੰਡਿਤ' ਕਰਹਿ ਬੀਚਾਰ ॥੧॥੧੨॥
- (ਮ: ੧, ਸੂਹੀ ਕੀ ਵਾਰ, ਪੰਨਾ ੨੮੧)
- (੨੬) 'ਪੰਡਿਤ' ਪੜਿ ਪੜਿ ਮੌਨੀ ਭੂਲੇ ਦੂਜੈ ਭਾਈ ਚਿਤੁ ਲਾਇਆ ॥੧॥੮॥
- (ਮ: ੩, ਬਿਲਾਵਲੁ ਕੀ ਵਾਰ ਮ: ੮, ਪੰਨਾ ੬੪੨)
- (੨੭) 'ਪੰਡਿਤ' ਰੋਵਹਿ ਗਿਆਨੁ ਗਵਾਇ ॥੧॥੧੪॥
- (ਮ: ੧, ਰਾਮਕਲੀ ਕੀ ਵਾਰ ਮ: ੩, ਪੰਨਾ ੬੪੮)
- (੨੮) 'ਪੰਡਿਤ' ਪੜਦੇ ਜੋਤਕੀ ਨਾ ਬੁਝਹਿ ਬੀਚਾਰਾ ॥੮॥
- (ਰਾਮਕਲੀ ਕੀ ਵਾਰ ਮ: ੩, ਪੰਨਾ ੬੪੮)
- (੨੯) 'ਪੰਡਿਤ' ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੁਝ ਨ ਪਾਈ ॥੧੯॥੨॥੧੧॥
- (ਰਾਮਕਲੀ ਮ: ੩ ਅਸਟਪਦੀਆ, ਪੰਨਾ ੬੦੯)
- (੩੦) ਇਕਿ ਪਾਏ 'ਪੰਡਿਤ' ਮਿਸਰ ਕਹਾਵਹਿ ॥੧॥੮॥
- (ਰਾਮਕਲੀ ਮ: ੧ ਅਸਟਪਦੀਆ, ਪੰਨਾ ੬੦੮)

- (੨੯) ਪੈਥੀ 'ਪੰਡਿਤ' ਰਹੇ ਪੁਰਾਣ ॥੧॥੧॥
(ਰਾਮਕਲੀ ਮ: ੧ ਅਸਟਪਦੀਆ, ਪੰਨਾ ੬੦੩)

(੩੦) ਹਮ ਬਡ ਕਥਿ ਕੁਲੀਨ ਹਮ 'ਪੰਡਿਤ' ਹਮ ਜੋਗੀ ਸੰਨਿਆਸੀ ॥੨॥੧॥
(ਰਾਮਕਲੀ ਰਵਿਦਾਸ ਜੀ, ਪੰਨਾ ੬੨੪)

(੩੧) ਬਾਹਰਹੁ 'ਪੰਡਿਤ' ਸਦਾਇਦੇ ਮਨਹੁ ਮੂਰਖ ਗਾਵਾਰ ॥੧॥੧੯॥
(ਮਾਰੂ ਕੀ ਵਾਰ ਮਹਲਾ ੩, ਪੰਨਾ ੧੦੬੧)

(੩੨) ਜੋਗੀ ਗਿ੍ਰ੍ਹੀ 'ਪੰਡਿਤ' ਭੇਖਪਾਰੀ ॥੧॥੨॥
(ਭੈਰਉ ਮ: ੩, ਪੰਨਾ ੧੧੨੮)

(੩੩) 'ਪੰਡਿਤ' ਜਨ ਮਾਤੇ ਪੜਿ ਪੁਰਾਨ ॥੧॥੨॥
(ਬਸੰਤ ਕਬੀਰ ਜੀ, ਪੰਨਾ ੧੧੫੩)

(੩੪) 'ਪੰਡਿਤ' ਮੌਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥੨॥੩੩॥
(ਮ: ੩, ਸਾਰੰਗ ਕੀ ਵਾਰ, ਪੰਨਾ ੧੨੫੦)

(੩੫) ਪੜਿ ਪੜਿ 'ਪੰਡਿਤ' ਮੌਨੀ ਥਕੇ ਮਾਇਆ ਮੋਹ ਸੁਆਇ ॥੧॥੩੧॥
(ਮ: ੩, ਸਾਰੰਗ ਕੀ ਵਾਰ, ਪੰਨਾ ੧੨੪੯)

(੩੬) ਪੜਿ ਪੜਿ 'ਪੰਡਿਤ' ਵਾਦੁ ਵਖਾਣਦੇ ਦੇਸੰਤਰੁ ਭਵਿ ਥਕੇ ਭੇਖਪਾਰੀ ॥੧॥੨੮॥
(ਮ: ੩, ਸਾਰੰਗ ਕੀ ਵਾਰ, ਪੰਨਾ ੧੨੪੯)

(੩੭) 'ਪੰਡਿਤ' ਪੜਿ ਪੜਿ ਮੌਨੀ ਸਭਿ ਥਾਕੇ ਭੁਮਿ ਭੇਖ ਥਕੇ ਭੇਖਪਾਰੀ ॥੪॥੨॥
(ਸਾਰੰਗ ਮ: ੩ ਅਸਟਪਦੀਆ, ਪੰਨਾ ੧੨੩੮)

(੩੮) ਸੰਨਿਆਸੀ ਤਪਸੀਅਹ ਮੁਖਹੁ ਏ 'ਪੰਡਿਤ' ਮਿਠੇ ॥੨॥੨੦॥
(ਸਵਦੀਏ ਮਹਲੇ ਤੀਜੇ ਕੇ ॥ ਭਿਖਾ, ਪੰਨਾ ੧੩੬੫)

ਆਉ, ਹੁਣ ਵੇਖੀਏ, ਇਹ ਨਿਯਮ ਮਨ-ਘੜਤ ਹੀ ਹੈ, ਜਾਂ ਬੋਲੀ ਦੇ ਇਤਿਹਾਸ ਨਾਲ ਇਸ ਦਾ ਕੋਈ ਡੰਘਾ ਸੰਬੰਧ ਹੈ।

संस्कृत पात्र 'जा' (या) दा अरब है 'जाणा'। वाक 'राम जांदा है' नुं संस्कृत विच असी इटुं लिखांगो :

रामो याति (रामे जाति);

ਸੰਸਕ੍ਰਿਤ ਵਿਚ ਕਰਤਾ-ਵਾਚਕ, ਇਕ-ਵਚਨ ਦਾ ਚਿਹਨ ‘ਸ’ (:) ਹੈ, ਜੋ ਕਈ ਥਾਈਂ ‘ਤ’ () ਬਣ ਜਾਂਦਾ ਹੈ।

ਜਿਸ ਅੱਖਰ ਨੂੰ ਪੰਜਾਬੀ ਵਿਚ ਅਸੀਂ ਮੁਕਤਾ-ਅੰਤ ਆਖਦੇ ਹਾਂ, ਸੰਸਕ੍ਰਿਤ

ਵਿਚ ਉਸ ਦੇ ਅੰਤ ਵਿਚ 'ਅ' ('ਅ') ਸਮਝਿਆ ਜਾਂਦਾ ਹੈ, 'ਰਾਮ' (ਰਾਮ) ਸ਼ਬਦ ਦੇ ਅੰਤਲੇ 'ਮ' ਵਿਚ 'ਅ' (ਅ) ਭੀ ਸ਼ਾਮਲ ਹੈ।

'ਰਾਮੋ ਯਾਤਿ' (ਰਾਮੋ ਯਾਤਿ)

ਅਸਲ ਵਿਚ ਪਹਿਲਾਂ ਇਉਂ ਹੈ :

'ਰਾਮ: ਯਾਤਿ' (ਰਾਮ ਯਾਤਿ)

'ਰਾਮ' (ਰਾਮ:) ਦਾ ਅੰਤਲਾ ਚਿਹਨ (:) 'ਤ' ਬਣ ਕੇ, ਲਫਜ਼ 'ਰਾਮ' ਦੇ ਅੰਤਲੇ 'ਅ' (ਅ) ਦੇ ਨਾਲ ਮਿਲ ਕੇ (ੳ) ਬਣ ਜਾਂਦਾ ਹੈ, ਤੇ ਸਾਰਾ ਵਾਕ 'ਰਾਮੋ ਯਾਤਿ' (ਰਾਮੋ ਯਾਤਿ) ਹੋ ਗਿਆ ਹੈ।

ਪਰ 'ਪ੍ਰਾਕ੍ਰਿਤ' ਵਿਚ ਅੱਖਰਾਂ ਦੇ ਅੰਤਲੇ 'ਅ' ਦੀ ਵੱਖਰੀ ਹਸਤੀ ਨਹੀਂ ਮੰਨੀ ਗਈ। ਸੋ (:) ਦੇ 'ਤ' () ਬਣਨ ਤੇ, ਇਹ () ਪਹਿਲੇ ਲਫਜ਼ ਦੇ ਨਾਲ ਸਿੱਧਾ ਹੀ ਵਰਤਿਆ ਗਿਆ। ਸੰਸਕ੍ਰਿਤ ਦਾ ਸ਼ਬਦ 'ਰਾਮੋ' (ਰਾਮੋ) ਪ੍ਰਾਕ੍ਰਿਤ ਵਿਚ 'ਰਾਮੁ' (ਰਾਮੁ) ਹੋ ਗਿਆ।

ਸੰਸਕ੍ਰਿਤ ਦੇ ਕਈ ਸ਼ਬਦਾਂ ਦਾ ਮੁਢਲਾ 'ਯ' (ਯ) ਪ੍ਰਾਕ੍ਰਿਤ ਅਤੇ ਪੰਜਾਬੀ ਵਿਚ 'ਜ' (ਜ) ਬਣ ਗਿਆ, ਕਿਉਂਕਿ 'ਜ' ਅਤੇ 'ਯ' ਦਾ ਉਚਾਰਣ ਅਸਥਾਨ ਇੱਕੋ ਹੀ ਹੈ (ਜੀਭ ਨੂੰ ਤਾਲੂ ਦੇ ਨਾਲ ਲਗਾਉਣਾ), ਜਿਵੇਂ :

ਧਰ (ਯਵ) — ਜਉ ਧਮੂਜਾ (ਯਮੂਜਾ) — ਜਮੂਜਾ।

ਧਜ (ਯਗਯ) — ਜੱਗ ਧਤਿ (ਯਤਿ) — ਜਤੀ।

ਇਸੇ ਤਰ੍ਹਾਂ ਵਾਕ ਰਾਮੋ ਯਾਤਿ (ਰਾਮੋ ਯਾਤਿ) ਦੇ 'ਯਾਤਿ' ਦਾ 'ਯ' 'ਜ' ਬਣ ਕੇ, ਸਾਰਾ ਵਾਕ ਪ੍ਰਾਕ੍ਰਿਤ ਵਿਚ ਇਉਂ ਹੋ ਗਿਆ :

ਰਾਮੁ ਜਾਦਿ (ਰਾਮੁ ਜਾਦਿ),

ਇਹੀ ਵਾਕ ਪੁਰਾਤਨ ਪੰਜਾਬੀ ਵਿਚ 'ਰਾਮੁ ਜਾਂਦਾ' ਬਣ ਗਿਆ।

ਇਸ ਸਾਰੀ ਵਿਚਾਰ ਤੋਂ ਅਸਾਂ ਇਹ ਵੇਖ ਲਿਆ ਹੈ ਕਿ ਇਹ () ਬੋਲੀ ਦੇ ਇਤਿਹਾਸ ਵਿਚ ਇਕ ਖਾਸ ਮੁੱਲ ਰੱਖਦਾ ਹੈ, ਅਤੇ ਇਸੇ ਤਰ੍ਹਾਂ ਗੁਰਬਾਣੀ ਦੀ ਬੋਲੀ ਦੇ ਹੋਰ ਵਿਆਕਰਣਿਕ ਨਿਯਮ ਲੱਭਣੇ ਮਨ-ਘੜਤ ਗੱਲਾਂ ਨਹੀਂ ਹਨ।

(੯) ਸੰਬੰਧਨ

(੧) 'ਪੰਡਿਤ' ਹਰਿ ਪੜ੍ਹ ਤਜਹੁ ਵਿਕਾਰਾ ॥੧॥ ਰਹਾਉ ॥੨॥

(ਗਊੜੀ ਮ: ੩ ਅਸਟਪਦੀਆ, ਪੰਨਾ ੨੨੯)

'ਪੰਡਿਤ'—ਹੋ ਪੰਡਿਤ !

- (੨) ਕਹੁ ਰੇ 'ਪੰਡਿਤ' ਬਾਮਨ ਕਬ ਕੇ ਹੋਏ ॥੧॥ ਰਹਾਉ ॥੭॥
(ਗਊੜੀ ਕਬੀਰ ਜੀ, ਪੰਨਾ ੩੨੮)

(੩) ਕਹੁ ਰੇ 'ਪੰਡਿਤ' ਅੰਬਦੁ ਕਾ ਸਿਉ ਲਾਗਾ ॥੧॥ ਰਹਾਉ ॥੨੯॥
(ਗਊੜੀ ਕਬੀਰ ਜੀ, ਪੰਨਾ ੩੨੯)

(੪) ਤੁਧੁ ਸਿਰਿ ਲਿਖਿਆ ਸੋ ਪੜ੍ਹੁ 'ਪੰਡਿਤ' ਅਵਰਾ ਨੋ ਨ ਸਿਖਾਲਿ ਬਿਖਿਆ ॥੫॥
(ਆਸਾ ਮ: ੩ ਪਟੀ, ਪੰਨਾ ੪੩੫)

(੫) ਏਕੋ ਨਾਮੁ ਨਿਧਾਨੁ 'ਪੰਡਿਤ' ਸੁਣਿ ਸਿਖ ਸਚੁ ਸੋਈ ॥੧॥੭॥੯॥
(ਗੁਜਰੀ ਮ: ੩ ਤੀਜਾ, ਪੰਨਾ ੪੯੨)

(੬) ਸੁਣਿ 'ਪੰਡਿਤ' ਕਰਮਾਕਾਰੀ ॥ ਰਹਾਉ ॥੧॥
(ਸੌਰਠਿ ਮ: ੧ ਅਸਟਪਦੀਆ, ਪੰਨਾ ੬੩੫)

(੭) 'ਪੰਡਿਤ' ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥੫॥੧॥
(ਸੌਰਠਿ ਮ: ੧ ਅਸਟਪਦੀਆ, ਪੰਨਾ ੬੩੫)

(੮) 'ਪੰਡਿਤ' ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥.....
'ਪੰਡਿਤ' ਦੂਜੇ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥੧॥੧੨॥
(ਸੌਰਠਿ ਕੀ ਵਾਰ, ਪੰਨਾ ੬੪੭)

(੯) ਰਾਮ ਨਾਮ ਗੁਣ ਗਾਇ 'ਪੰਡਿਤ' ॥
ਕਰਮ ਕਾਂਡ ਅਹੰਕਾਰੁ ਨ ਕਜੈ,
ਕੁਸਲ ਸੇਤੀ ਘਰਿ ਜਾਹਿ 'ਪੰਡਿਤ' ॥੧॥ ਰਹਾਉ ॥੨੮॥
(ਰਾਮਕਲੀ ਮ: ੫, ਪੰਨਾ ੬੬੧)

(੧੦) 'ਪੰਡਿਤ' ਬੇਦੁ ਬੀਚਾਰਿ 'ਪੰਡਿਤ' ॥
ਮਨ ਕਾ ਕ੍ਰੋਧ ਨਿਵਾਰਿ 'ਪੰਡਿਤ' ॥੧॥ ਰਹਾਉ ॥੧੭॥
(ਰਾਮਕਲੀ ਮ: ੫, ਪੰਨਾ ੬੬੨)

(੧੧) ਕਹੁ 'ਪੰਡਿਤ' ਸੂਚਾ ਕਵਨੁ ਠਾਉ ॥੧॥ ਰਹਾਉ ॥੧॥੭॥
(ਬਸੰਤੁ ਕਬੀਰ ਜੀ, ਪੰਨਾ ੧੧੬੫)

(੧੨) ਦੁਇ ਮਾਈ ਦੁਇ ਬਾਪਾ ਪੜੀਅਹਿ 'ਪੰਡਿਤ' ਕਰਹੁ ਬੀਚਾਰੋ ॥੧॥੩॥੧੧॥
(ਬਸੰਤ ਹਿੰਡੋਲ ਮਹਲਾ ੧, ਪੰਨਾ ੧੧੨੧)

(੧੩) 'ਪੰਡਿਤ' ਇਸੁ ਮਨ ਕਾ ਕਰਹੁ ਬੀਚਾਰੁ ॥੧॥ ਰਹਾਉ ॥੧੦॥
(ਮਲਾਰ ਮਹਲਾ ੩ ਘਰੁ ੨, ਪੰਨਾ ੧੨੬੧)

(੨) ਪੜਹਿ

ਇਹ ਕ੍ਰਿਆ 'ਬਹੁ-ਵਚਨ' ਹੈ, ਇਸ ਦਾ ਇਕ-ਵਚਨ 'ਪੜ੍ਹੈ' ਹੈ, ਜਿਵੇਂ :
 ਗਾਵੈ—ਇਕ-ਵਚਨ। ਗਾਵਹਿ—ਬਹੁ-ਵਚਨ।
 ਕਰੈ—ਇਕ-ਵਚਨ। ਕਰਹਿ—ਬਹੁ-ਵਚਨ।

ਪ੍ਰਮਾਣ :

- (੧) ਪੰਡਿਤ 'ਪੜਹਿ' ਸਾਡੁ ਨ ਪਾਵਹਿ ॥੨॥੧੨॥੧੩॥
 (ਮਾਝ ਮ: ੩, ਪੰਨਾ ੧੧੬)
- (੨) ਮਨਮੁਖ 'ਪੜਹਿ' ਪੰਡਿਤ ਕਹਾਵਹਿ ॥੧॥੩੦॥੩੧॥
 (ਮਾਝ ਮ: ੩, ਪੰਨਾ ੧੨੭)
- (੩) ਪੰਡਿਤ 'ਪੜਹਿ' ਵਖਾਣਹਿ ਵੇਦ ॥੪॥੨੧॥
 (ਆਸਾ ਮ: ੧, ਪੰਨਾ ੩੫੫),
 ਇਥੇ ਲਫਜ਼ 'ਪੜਹਿ' 'ਬਹੁ-ਵਚਨ' ਹੈ।
- (੪) ਦੂਜੇ ਭਾਏ 'ਪੜਹਿ' ਨਿਤ ਬਿਖਿਆ ਨਾਵਹੁ ਦਿਖਿ ਖੁਆਇਆ ॥੨॥੧੨॥
 (ਗੁਜਰੀ ਕੀ ਵਾਰ ਮ: ੩, ਪੰਨਾ ੫੧੩)
- (੫) ਵੇਦ 'ਪੜਹਿ' ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਾਵਾਈ ॥੭॥੧॥
 (ਸੋਗਠ ਮ: ੩ ਅਸਟਪਦੀਆ, ਪੰਨਾ ੬੩੮)
- (੬) ਧੋਤੀ ਉੱਜਲ ਤਿਲਕੁ ਗਲਿ ਮਾਲਾ ॥
 ਅੰਤਰਿ ਕ੍ਰੋਧੁ 'ਪੜਹਿ' ਨਟਸਾਲਾ ॥੪॥੨॥
 (ਬਿਲਾਵਲੁ ਮ: ੧ ਘਰੁ ੧੦, ਪੰਨਾ ੬੩੨)
- (੭) ਬੇਦ 'ਪੜਹਿ' ਹਰਿ ਨਾਮੁ ਨ ਬੂਝਹਿ ॥
 ਮਾਇਆ ਕਾਰਣਿ ਪੜਿ ਪੜਿ ਲੂਝਹਿ ॥੧੪॥੯॥
 (ਮਾਝ ਮ: ੩ ਸੋਲਹੇ, ਪੰਨਾ ੧੦੪੦)
- (੮) ਮੂਰਖ 'ਪੜਹਿ' ਸਬਦੁ ਨ ਬੂਝਹਿ ਗੁਰਮੁਖਿ ਵਿਰਲੇ ਜਾਤਾ ਹੇ ॥੧੫॥੧॥
 (ਮਾਝ ਮ: ੩ ਸੋਲਹੇ, ਪੰਨਾ ੧੦੪੩)
- (੯) ਬੇਦ 'ਪੜਹਿ' ਪੜਿ ਬਾਦੁ ਵਖਾਣਹਿ ॥੧੧॥੫॥੧੪॥
 (ਮਾਝ ਮ: ੩ ਸੋਲਹੇ, ਪੰਨਾ ੧੦੪੮)
- (੧੦) ਬੇਦ 'ਪੜਹਿ' ਸੰਪੂਰਨਾ ਤੜੁ ਸਾਰੁ ਨ ਪੇਖੰ ॥੧੩॥
 (ਮਾਝ ਵਾਰ ਮ: ੫ ਡਖਣੇ, ਪੰਨਾ ੧੦੫੬)

(੧੧) ਸਿੰਮ੍ਰਿਤਿ ਸਾਸਤ੍ਰ 'ਪੜਹਿ' ਮੁਨਿ ਕੇਤੇ,
ਬਿਨੁ ਸਬਦੈ ਸੁਰਤਿ ਨ ਪਾਈ ॥੨॥੧੧॥

(ਭੈਰਉ ਮ: ੩ ਘਰੂ ੨, ਪੰਜਾ ੧੧੩੦)

(੧੨) ਅੰਦਰਿ ਕਪਣੁ ਉਦਰੁ ਭਰਣ ਕੈ ਤਾਈ ਪਾਠ 'ਪੜਹਿ' ਗਾਵਾਰੀ ॥੧॥੨੪॥
(ਮ: ੩, ਸਾਰੰਗ ਕੀ ਵਾਰ, ਪੰਜਾ ੧੨੪੬)

ਲਫ਼ਜ਼ 'ਪੰਡਿਤ', 'ਪੰਡਿਤੁ' ਅਤੇ 'ਪੜਹਿ' ਸੰਬੰਧੀ ਗੁਰਬਾਣੀ ਵਿਚੋਂ ਕਈ ਪ੍ਰਮਾਣ ਪੜ੍ਹ ਕੇ ਅਸੀਂ ਸਮਝ ਚੁਕੇ ਹਾਂ ਕਿ ਇਸ ਪਉੜੀ ਦੀ ਤੁਕ ਵਿਚ ਵਰਤਿਆ ਹੋਇਆ ਲਫ਼ਜ਼ 'ਪੰਡਿਤ' ਬਹੁ-ਵਰਣ ਹੈ, ਭਾਵ, ਇਥੇ ਕਿਸੇ ਇਕ ਪੰਡਿਤ ਵਲ ਇਸ਼ਾਰਾ ਨਹੀਂ ਹੈ; 'ਕਈ ਪੰਡਿਤਾਂ ਨੂੰ' ਸੱਦਣ ਦਾ ਹੁਕਮ ਹੈ, ਜੋ ਆ ਕੇ 'ਹਰਿ ਕਥਾ' ਅਤੇ 'ਹਰਿ ਨਾਮੁ' ਰੂਪ ਪੁਰਾਣ ਪੜ੍ਹਨ। ਜੇ 'ਕਿਰਿਆ ਕਰਮ' ਕਰਾਣ ਦਾ ਹਜ਼ੂਰ ਹੁਕਮ ਦੇਂਦੇ, ਤਾਂ 'ਕੋਵਲ ਇਕ ਅਚਾਰਜ' ਨੂੰ ਸੱਦਣ ਦਾ ਸੁਨੋਹਾ ਹੁੰਦਾ। ਕਦੇ ਕਿਸੇ ਘਰ ਕਿਰਿਆ ਵਾਸਤੇ ਬਹੁਤੇ ਅਚਾਰਜਾਂ ਦੀ ਲੋੜ ਨਹੀਂ ਪੈਂਦੀ। ਹਿੰਦੂ ਸੱਜਣਾਂ ਵਿਚ ਹਰੇਕ ਘਰ ਦਾ 'ਇਕ ਹੀ' ਅਚਾਰਜ ਹੁੰਦਾ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਹਿੰਦੂ ਬਗਾਦਰੀ ਵਿਚ ਘਰ ਦਾ ਇਕ ਪੁਰੋਹਿਤ ਭੀ ਹੁੰਦਾ ਹੈ, ਪਰ ਪੁਰੋਹਿਤ ਕਿਰਿਆ ਦਾ ਧਾਨ ਨਹੀਂ ਖਾਂਦੇ, ਇਸ ਨੂੰ ਕੋਵਲ ਅਚਾਰਜ ਹੀ ਵਰਤਦੇ ਤੇ ਲੈਂਦੇ ਹਨ।

ਸੋ, ਇਸ ਤੁਕ ਵਿਚ ਨਾ ਕਿਸੇ ਅਚਾਰਜ ਵਲ ਅਤੇ ਨਾ ਹੀ ਕਿਸੇ ਪੁਰੋਹਿਤ ਵਲ ਇਸ਼ਾਰਾ ਹੈ।

(੩) ਹਰਿਸਰਿ

ਇਸ ਦਾ ਅਰਥ ਹੈ 'ਹਰਿਸਰ ਵਿਚ'।

(ਉ) ਹਿੰਦੂ ਧਰਮ ਦੇ ਗੰਗਾ ਦੇ ਕੰਢੇ ਵਾਲੇ ਤੀਰਥ ਦਾ ਆਮ ਪਰਸਿੱਧ ਨਾਮ 'ਹਰਿਦੁਆਰ' ਹੈ, ਕਦੇ ਕਿਸੇ ਹਿੰਦੂ ਸੱਜਣ ਦੇ ਮੂੰਹੋਂ ਭੀ ਇਸ ਦਾ ਨਾਮ 'ਹਰਿਸਰ' ਸੁਣਨ ਵਿਚ ਨਹੀਂ ਆਇਆ। ਕੋਸ਼ ਵਿਚ ਭੀ ਨਾਮ 'ਹਰਿਦੁਆਰ' ਹੈ, 'ਹਰਿਸਰ' ਨਹੀਂ।

(ਅ) ਲਫ਼ਜ਼ 'ਹਰਿਦੁਆਰ' ਗੁਰਬਾਣੀ ਵਿਚ ਕਈ ਥਾਈਂ ਆਇਆ ਹੈ; ਪਰ ਉਸ ਦਾ ਇਸ਼ਾਰਾ ਇਸ ਹਿੰਦੂ-ਤੀਰਥ ਵਲ ਕਿਤੇ ਨਹੀਂ ਹੈ, ਉਸ ਦਾ ਅਰਥ ਹੈ 'ਅਕਾਲ-ਪੁਰਖ ਦਾ ਦਰ'; ਜਿਵੇਂ :

- (੧) ਸਤਿ ਬਚਨ ਵਰਤਹਿ 'ਹਰਿਦੁਆਰੇ' ॥੭॥੧॥੨੯॥
(ਗੌਡ ਅਸਟਪਦੀਆ ਮ: ੫, ਪੰਨਾ ੮੬੯)

(੨) ਨਾਨਕ ਭਗਤ ਸੋਹਹਿ 'ਹਰਿਦੁਆਰ' ॥੮॥੧॥੩੪॥
(ਰਾਮਕਲੀ ਮ: ੫, ਪੰਨਾ ੮੬੩)

(੩) ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ 'ਹਰਿਦੁਆਰਿ' ॥੮॥੧॥੩੧॥
(ਬਿਲਾਵਲ੍ਲੁ ਮ: ੫, ਪੰਨਾ ੮੦੮)

(੪) ਸਰਨਿ ਪਰਿਓ ਨਾਨਕ 'ਹਰਿਦੁਆਰੇ' ॥੮॥੪॥
(ਵਡਹੰਸੁ ਮ: ੫, ਪੰਨਾ ੫੬੩)

(੫) ਨਾਨਕ ਨਾਮਿ ਮਿਲੈ ਵਡਿਆਈ 'ਹਰਿ ਦਰਿ' ਸੋਹਨਿ ਆਗੈ ॥੨॥੧॥੧॥
(ਵਡਹੰਸੁ ਕੀ ਵਾਰ ਮ: ੪, ਪੰਨਾ ੫੬੦)

(੬) 'ਹਰਿ ਦਰਿ' ਤਿਨ ਕੀ ਉਤਮ ਬਾਤ ਹੈ ਸੰਤਗੁ,
ਹਰਿ ਕਥਾ ਜਿਨ ਜਨਹੁ ਜਾਨੀ ॥ਰਹਾਉ॥੫॥੧॥
(ਧਨਸਗੀ ਮ: ੪, ਪੰਨਾ ੮੬੯)

(੭) ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ,
ਤਿਨ ਕੇ ਉਜਲ ਮੁਖ 'ਹਰਿਦੁਆਰਿ' ॥੨॥੩॥
(ਤੁਖਾਗੀ ਮ: ੪ ਛੰਤ, ਪੰਨਾ ੧੧੧੫)

(੮) ਹੁਣ ਆਓ, ਵੇਖੀਐ, ਸ਼ਬਦ 'ਹਰਿਸਰ' ਗੁਰਬਾਣੀ ਵਿਚ ਕਿਸ ਅਰਥ
ਵੇਚ ਮਿਲਦਾ ਹੈ :

(੧) ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਐ,
ਹਰਿ ਅੰਮ੍ਰਿਤ 'ਹਰਿਸਰਿ' ਨਾਤੇ ਰਾਮ ॥੮॥੩॥
(ਬਿਹਾਗੜਾ ਮ: ੪, ਪੰਨਾ ੫੩੮)

(੨) 'ਹਰਿ ਚਰਣ ਸਰੋਵਰ' ਤਹ ਕਰਹੁ ਨਿਵਾਸੁ ਮਨਾ ॥
ਕਰਿ ਮਜਨੁ 'ਹਰਿਸਰੇ' ਸਭਿ ਕਿਲਬਿਖ ਨਾਸੁ ਮਨਾ ॥੧॥੨॥੫॥
(ਬਿਹਾਗੜਾ ਮ: ੪, ਪੰਨਾ ੫੪੪)

(੩) ਜਿਨਿ ਹਰਿ ਰਸੁ ਸਾਖਿਆ,
ਸਬਦਿ ਸੁਭਾਖਿਆ 'ਹਰਿਸਰਿ' ਰਹੀ ਭਰਪੂਰੇ ॥੨॥੧॥
(ਵਡਹੰਸੁ ਮ: ੩ ਛੰਤ, ਪੰਨਾ ੫੬੯)

- (੪) ਤੁਮ 'ਹਰਿਸਰਵਰ' ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥੨॥੫॥
(ਧਨਾਸਰੀ ਮ: ੪, ਪੰਨਾ ੬੬੮)
- (੫) ਹਰਿ ਰਸੁ ਚੋਗ ਚੁਗਹਿ ਪ੍ਰਭੁ ਭਾਵੈ ॥
'ਸਰਵਰ' ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥੧॥
(ਧਨਾਸਰੀ ਮ: ੧ ਅਸਟਪਦੀਆ, ਪੰਨਾ ੬੮੫)
- (੬) ਗੁਰੂ 'ਸਰਵਰੁ' ਮਾਨਸਰੋਵਰੁ ਹੈ ਵਡਭਾਗੀ ਪੁਰਖ ਲਹੰਨਿ ॥੨॥੪॥੯॥
(ਸੂਹੀ ਮ: ੩ ਅਸਟਪਦੀਆ, ਪੰਨਾ ੨੫੭)
- (੭) 'ਹਰਿਸਰਿ' ਨਿਰਮਲਿ ਨਾਏ ॥੨॥੧॥੩॥
(ਸੂਹੀ ਛੰਤ ਮ: ੪, ਪੰਨਾ ੨੨੮)
- (੮) 'ਹਰਿ ਜਨ ਅੰਮ੍ਰਿਤ ਕੁੰਟ ਸਰ' ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥੪॥
(ਰਾਮਕਲੀ ਮ: ੪, ਪੰਨਾ ੮੮੧)
- (੯) ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ 'ਹਰਿਸਰਿ' ਨਾਤਾ ॥੧॥੨॥
(ਮਾਲੀ ਗਊੜਾ ਮ: ੪, ਪੰਨਾ ੮੮੪)
- (੧੦) 'ਹਰਿਸਰੁ' ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥
(ਸਾਰੰਗ ਮ: ੩ ਅਸਟਪਦੀਆ, ਪੰਨਾ ੧੨੩੩)
- (੧੧) 'ਹਰਿਸਰਿ ਤੀਰਥਿ' ਜਾਣਿ ਮਨੂਆ ਨਾਇਆ ॥੧੯॥
(ਮਲਾਰ ਕੀ ਵਾਰ ਮ: ੧, ਪੰਨਾ ੧੨੯੬)

ਇਹਨਾਂ ਤੁਕਾਂ ਵਿਚ ਹਰੀ ਦੇ ਚਰਨਾਂ ਨੂੰ, ਗੁਰੂ ਨੂੰ, ਅਤੇ ਸਤਸੰਗ ਨੂੰ 'ਹਰਿਸਰ' ਆਖਿਆ ਗਿਆ ਹੈ।

(ਸ) 'ਹਰਿਸਰ' ਲਫਜ਼ ਤੋਂ ਛੁੱਟ 'ਅੰਮ੍ਰਿਤਸਰ', 'ਸਤਸਰ' ਆਦਿਕ ਲਫਜ਼ ਭੀ ਇਸੇ ਹੀ ਭਾਵ ਵਿਚ ਵਰਤੇ ਗਏ ਹਨ, ਜਿਵੇਂ :

- (੧) ਸਚਾ ਤੀਰਥੁ ਜਿਤੁ 'ਸਤਸਰਿ' ਨਾਵਣੁ ਗੁਰਮੁਖਿ ਆਪਿ ਬੁਝਾਏ ॥੫॥੧॥
(ਸੂਹੀ ਮ: ੩ ਅਸਟਪਦੀਆ, ਪੰਨਾ ੨੫੩)
- (੨) ਗੁਰਿ 'ਅੰਮ੍ਰਿਤਸਰਿ' ਨਵਲਾਇਆ ਸਭਿ ਲਾਖੇ ਕਿਲਵਿਖ ਪੰਡੁ ॥੩॥੩॥
(ਸੂਹੀ ਮ: ੪, ਪੰਨਾ ੨੩੨)
- (੩) ਤਿਨ ਮਿਲਿਆ ਮਲੁ ਸਭ ਜਾਏ 'ਸਚੈ ਸਰਿ' ਨਾਏ ਸਚੈ ਸਹਜਿ ਸੁਭਾਏ ॥੪॥੪॥
(ਵਡਹੰਸ ਮ: ੩ ਛੰਤ, ਪੰਨਾ ੫੮੫)

- (੪) ਮੇਲੁ ਗਈ ਮਨੁ ਨਿਰਮਲੁ ਹੋਆ 'ਅੰਮ੍ਰਿਤਸਰਿ' ਤੀਰਥ ਨਾਏ ॥੨॥੪॥
(ਵਡਹੰਸ ਕੀ ਵਾਰ, ਪੰਨਾ ੫੯)

(੫) ਮਨੁ ਸੰਪਟੁ ਜਿਤੁ 'ਸਤਸਰਿ' ਨਾਵਲੁ ਭਾਖਨ ਪਾਤੇ ਚਿਪ੍ਰਤਿ ਕਰੇ ॥੩॥੧॥
(ਸੁਹੀ ਮ: ੧, ਪੰਨਾ ੧੨੯)

(੬) ਜਿਨ ਕਉ ਤੁਮ ਹਰਿ ਮੇਲਹੁ ਸੁਆਮੀ
ਤੇ ਨਾਏ 'ਸੰਤੋਖ ਗੁਰ ਸਰਾ' ॥੪॥੩॥
(ਬਿਲਾਵਲੁ ਮ: ੮ ਘਰੂ ੩, ਪੰਨਾ ੨੯੯)

(੭) ਗੁਰੁ ਸਾਗਰੁ 'ਅੰਮ੍ਰਿਤਸਰੁ' ਸੌ ਇਛੇ ਸੌ ਢੁਕੁ ਪਾਏ ॥੭॥੫॥
(ਮਾਰੂ ਮ: ੧, ਪੰਨਾ ੧੦੧੨)

(੮) ਤਿਤੁ 'ਸਤ ਸਰਿ' ਮਨੁਆ ਗੁਰਮੁਖਿ ਨਾਵੈ,
ਫਿਰ ਬਾਹੁਕਿ ਜੋਨਿ ਨ ਪਾਇਦਾ ॥੮॥੫॥੧੭॥
(ਮਾਰੂ ਮ: ੧ ਸੋਲਹੇ, ਪੰਨਾ ੧੦੩੭)

(੯) ਬਿਖਿਆ ਮਲੁ ਜਾਇ 'ਅੰਮ੍ਰਿਤਸਰੁ' ਨਾਵਹੁ,
ਗੁਰ ਸਰ ਸੰਤੋਖੁ ਪਾਇਆ ॥੯॥੫॥੨੨॥
(ਮਾਰੂ ਮ: ੧ ਸੋਲਹੇ, ਪੰਨਾ ੧੦੪੩)

(੧੦) ਕਾਇਆ ਅੰਦਰਿ 'ਅੰਮ੍ਰਿਤਸਰੁ' ਸਾਚਾ
ਮਨੁ ਪੀਵੈ ਭਾਣਿ ਸੁਭਾਣੀ ਹੈ ॥੧੦॥੩॥
(ਮਾਰੂ ਮ: ੩ ਸੋਲਹੇ, ਪੰਨਾ ੧੦੪੬)

(੧੧) ਗੁਰਮੁਖਿ ਮਨੁ ਨਿਰਮਲੁ 'ਸਤਸਰਿ' ਨਾਵੈ ॥
ਮੇਲੁ ਨ ਲਾਗੈ ਸਚਿ ਸਮਾਵੈ ॥੧੧॥੧॥੧੫॥
(ਮਾਰੂ ਮ: ੩ ਸੋਲਹੇ, ਪੰਨਾ ੧੦੪੮)

(ਜ) ਗੁਰਮੁਖਾਂ ਦੇ ਚਰਨਾਂ ਨੂੰ 'ਗੰਗਾ' ਆਦਿਕ ਕਰੋੜਾਂ ਤੀਰਥਾਂ ਦੇ ਤੁੱਲ
ਸਮਝਦੇ ਹਨ :
ਜਨ ਪਾਰਥ੍ਯਮ ਜਾ ਕੀ ਨਿਰਮਲ ਮਹਿਆ,
ਜਨ ਕੇ ਛਲਨ ਤੀਰਥ ਕੋਟਿ ਗੰਗਾ ॥
ਜਨ ਕੀ ਧੂਰਿ ਕੀਓ ਮਜਨੁ, ਨਾਨਕ,
ਜਨਮ ਜਨਮ ਕੇ ਹਰੇ ਕਲੰਗਾ ॥੧੨॥੧੨॥੧੨੦॥
(ਬਿਲਾਵਲੁ ਮ: ੫, ਪੰਨਾ ੧੨੯)

(੪) ਪਾਵਏ

‘ਰਾਮਕਲੀ ਸਦੁ’ ਵਿਚ ਇਸੇ ਲਫਜ਼ ਵਰਗੇ ਹੇਠ ਲਿਖੇ ਹੋਰ ਲਫਜ਼ ਆਏ ਹਨ :

ਸਮਾਵਏ — ਪਉੜੀ ੧।

ਮੇਲਾਵਏ — ਪਉੜੀ ੩।

ਪੈਨਾਵਏ — ਪਉੜੀ ੪।

ਭਾਵਏ — ਪਉੜੀ ੩।

ਭਾਵਏ — ਪਉੜੀ ੪।

ਭਾਵਏ — ਪਉੜੀ ੫।

ਇਹ ਉਪਰਲੇ ਸਾਰੇ ਸ਼ਬਦ ‘ਵਰਤਮਾਨ ਕਾਲ, ਅੱਨ-ਪੁਰਖ, ਇਕ-ਵਚਨ’ ਵਿਚ ਹਨ। ‘ਪਾਵਹੇ’, ‘ਪਿਆਵਹੇ’ ਬਹੁ-ਵਰਚਨ ਹਨ।

ਆਓ, ਹੁਣ ਇਹਨਾਂ ਦੇ ਅਰਥ ਨੂੰ ਮੁੜ ਵਿਚਾਰੀਏ :

(੧) ਗੁਰ ਸਬਦਿ ਸਮਾਵਏ—ਗੁਰੂ ਦੇ ਸ਼ਬਦ ਦੀ ਰਾਹੀਂ ਸਮਾਂਦਾ ਹੈ।

(ਪ੍ਰੰ) ਕੌਣ ?

(ਉੱ):) ਗੁਰੂ ਅਮਰਦਾਸ।

(੨) ਜਿਸੁ ਹਰਿ ਪ੍ਰਭ ਭਾਣਾ ਭਾਵਏ—ਜਿਸ ਨੂੰ ਹਰੀ ਪ੍ਰਭੂ ਦਾ ਭਾਣਾ ਭਾਉਂਦਾ ਹੈ।

(੩) ਹਰਿ ਆਪਿ ਗਲਿ ਮੇਲਾਵਏ—ਅਕਾਲ ਪੁਰਖ ਆਪ ਗਲ ਵਿਚ ਮਿਲਾ ਲੈਂਦਾ ਹੈ।

(੪) ਜਿਸੁ ਮਿਤ ਕੀ ਪੈਜ ਭਾਵਏ—ਜਿਸ ਮਨੁੱਖ ਨੂੰ ਆਪਣੇ ਮਿੱਤਰ ਦੀ ਵਡਿਆਈ (ਹੁੰਦੀ) ਭਾਉਂਦੀ ਹੈ।

(੫) ਹਰਿ ਸਤਿਗੁਰੂ ਪੈਨਾਵਏ—ਅਕਾਲ ਪੁਰਖ ਗੁਰੂ ਨੂੰ ਮਾਣ ਦੇ ਰਿਹਾ ਹੈ।

(੬) ਹਰਿ ਰੰਗੁ ਗੁਰ ਭਾਵਏ—ਅਕਾਲ ਪੁਰਖ ਦਾ ਪਿਆਰ ਗੁਰੂ ਨੂੰ ਭਾਉਂਦਾ ਹੈ।

ਕ੍ਰਿਆ ਦੇ ਇਸ ਰੂਪ ਵਾਸਤੇ ਹੋਰ ਪ੍ਰਮਾਣ :

(੬) ਘਰਿ ਤ ਤੇਰੈ ਸਭ ਕਿਛੁ ਹੈ ਜਿਸੁ ਦੇਹਿ ਸ਼੍ਰੀ ‘ਪਾਵਏ’॥

ਸਲਾ ਸਿਫਤਿ ਸਲਾਹ ਤੇਰੀ ਨਾਮੁ ਮਨਿ ‘ਵਸਾਵਏ’॥੩॥

(ਰਾਮਕਲੀ ਮ: ੩ ਅਨੰਦੁ, ਪੰਨਾ ੯੧੭)

ਪਾਵਏ—ਪਾਉਂਦਾ ਹੈ। ਵਸਾਵਏ—ਵਸਾਉਂਦਾ ਹੈ।

- (अ) गुर पਰਸादी मਨੁ ਭਇਆ ਨਿਰਮਲੁ ਜਿਨਾ ਭਾਣਾ 'ਭਾਵਏ' ॥
 ਕਹੈ ਨਾਨਕ ਜਿਸੁ ਦੇਹਿ ਪਿਆਰੇ ਸੋਈ ਜਨੁ 'ਪਾਵਏ' ॥੧॥
 (ਰਾਮਕਲੀ ਮ: ੩ ਅਨੰਦੁ, ਪੰਨਾ ੯੧੯)
- ਭਾਵਏ—ਭਾਉਂਦਾ ਹੈ। ਪਾਵਏ—ਪਾਉਂਦਾ ਹੈ।
- (ਇ) ਮਨਹੁ ਕਿਉ ਵਿਸਾਰੀਐ ਏਵੜ੍ਹ ਦਾਤਾ ਜਿ ਅਗਨਿ ਮਹਿ ਅਹਾਰੁ 'ਪਹੁਚਾਵਏ' ॥
 ਓਸ ਨੇ ਕਿਰੁ ਪੇਹਿ ਨ ਸਕੀ ਜਿਸ ਨਉ ਆਪਣੀ ਲਿਵ 'ਲਾਵਏ' ॥੨੮॥
 (ਰਾਮਕਲੀ ਮ: ੩ ਅਨੰਦੁ, ਪੰਨਾ ੯੨੦)
- ਪਹੁਚਾਵਏ—ਪਹੁੰਚਾਉਂਦਾ ਹੈ। ਲਾਵਏ—ਲਾਉਂਦਾ ਹੈ।
- (ਸ) ਹਰਿ ਗਾਊ ਮੰਗਲੁ ਨਿਤ ਸਖੀਏ ਸੌਗੁ ਦੂਖੁ ਨ 'ਵਿਆਪਏ' ॥
 ਗੁਰ ਚਰਨ ਲਾਗੇ ਦਿਨ ਸਭਾਰੋ ਆਪਣਾ ਪਿਤੁ 'ਜਾਪਏ' ॥੩੪॥
 (ਰਾਮਕਲੀ ਮ: ੩ ਅਨੰਦੁ, ਪੰਨਾ ੯੨੧)
- ਵਿਆਪਏ—ਵਿਆਪਦਾ ਹੈ। ਜਾਪਏ—ਜਾਪਦਾ ਹੈ, ਦਿੱਸ ਪੈਂਦਾ ਹੈ।
- (ਹ) ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ 'ਭਾਵਏ' ॥
 ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ 'ਆਵਏ' ॥
 ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੇ ਕੋ 'ਪਾਵਏ' ॥
 ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤਿ ਚਿਤੁ 'ਲਾਵਏ' ॥੧॥.....
 ਕਰਿ ਬੈਰਾਗੁ ਢੂੰ ਛੋਡਿ ਪਾਖੰਡ੍ਹ ਸੋ ਸਹੁ ਸਭੁ ਕਿਛੁ 'ਜਾਣਏ' ॥
 ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ 'ਪਛਾਣਏ' ॥
 ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ 'ਪਾਵਏ' ॥
 ਇਵ ਕਹੈਨਾਨਕੁ ਸੋ ਬੈਰਾਗੀ ਅਨਦਿਨੁ ਹਰਿਲਿਵ 'ਲਾਵਏ' ॥੨੦॥੨੧॥੨੨॥
 (ਆਸਾ ਮ: ੩ ਛੰਤ ਘਰੁ ੩, ਪੰਨਾ ੪੪੦)
- | | |
|-----------------|------------------|
| ਭਾਵਏ—ਭਾਉਂਦਾ ਹੈ। | ਆਵਏ—ਆਉਂਦਾ ਹੈ। |
| ਪਾਵਏ—ਪਾਉਂਦਾ ਹੈ। | ਲਾਵਏ—ਲਾਉਂਦਾ ਹੈ। |
| ਜਾਣਏ—ਜਾਣਦਾ ਹੈ। | ਪਛਾਣਏ—ਪਛਾਣਦਾ ਹੈ। |
- ਇਸੇ ਤਰ੍ਹਾਂ :
- (੨) ਹਰਿ ਸਰਿ 'ਪਾਵਏ'—(ਗੁਰੁ ਅਮਰਦਾਸ) ਹਰੀ ਦੇ ਸਰੋਵਰ ਵਿਚ,
 ਭਾਵ, ਸਤਸੰਗਤਿ ਵਿਚ 'ਪਾਉਂਦਾ' ਹੈ।
- (ਪ੍ਰ.:) ਕੀ ?

(ਉਚਿ) ਪਿੰਡੁ ਪਤਲਿ ਕਿਰਿਆ ਦੀਵਾ ਫੁਲ—ਇਹ ਸਭ ਕੁਝ।

ਨੋਟ : ਇਥੇ ਪਾਠਕ ਸੱਜਣਾਂ ਦੇ ਚੇਤੇ ਵਾਸਤੇ ਇਹ ਸੂਚਨਾ ਜ਼ਰੂਰੀ ਹੈ ਕਿ ‘ਹਰਿਦੁਆਰ’ ਵਿਚ ਫੁੱਲ ਪਾਣ ਵਾਲੇ ਸੱਜਣ ਪਿੰਡੁ ਪਤਲਿ ਦੀਵਾ ਹਰਿਦੁਆਰ ਨਹੀਂ ਲੈ ਜਾਂਦੇ, ‘ਕੇਵਲ ਫੁੱਲ’ ਖੜਦੇ ਹਨ।

ਇਕ ਹੋਰ ਗੱਲ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ‘ਕਿਰਿਆ’ ਕਿਸੇ ਚੀਜ਼ ਦਾ ਨਾਮ ਨਹੀਂ, ਜੋ ‘ਹਰਿਦੁਆਰ’ ਵਿਚ ਪਾਈ ਜਾ ਸਕੇ। ਪਰ ਸਤਿਗੁਰੂ ਅਮਰਦਾਸ ਇਹਨਾਂ ਸਭਨਾਂ ਨੂੰ, ‘ਸਤਸੰਗਤਿ’ ਵਿਚ ਪਾਉਂਦਾ ਹੈ, ਭਾਵ, ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ, ਸਭ ਨਾਲੋਂ ਸਤਸੰਗ ਕਰਨ ਨੂੰ ਸ੍ਰੇਸ਼ਟ ਸਮਝਦਾ ਹੈ।

ਅਰਥ : ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ—(ਹੇ ਭਾਈ !) ਮੇਰੇ ਪਿਛੋਂ ਨਿਰੋਲ ਕੀਰਤਨ ਕਰਿਓ, ਕੇਸੇ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ ਰੂਪ ਪੁਰਾਣ ਪੜ੍ਹਨ। (ਚੇਤਾ ਰੱਖਿਓ, ਮੇਰੇ ਪਿਛੋਂ) ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ, ਗੁਰੂ (ਤਾਂ) ਪਿੰਡ ਪਤਲਿ, ਕਿਰਿਆ ਦੀਵਾ ਅਤੇ ਫੁੱਲ—ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ। ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ।

ਸਤਿਗੁਰੂ ਨੂੰ ਸਜਾਣ ਅਕਾਲ ਪੁਰਖ ਮਿਲ ਪਿਆ। ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ ਰੂਪ ਸੰਚੀ ਰਾਹਦਾਰੀ ਬਖਸ਼ੀ।।।

ਨੋਟ : ਸ਼ਬਦ ‘ਪੰਡਿਤ’ ਸੰਬੰਧੀ ਇਕ ਗੱਲ ਹੋਰ ਭੀ ਚੇਤੇ ਰੱਖਣ ਵਾਲੀ ਹੈ। ਹਿੰਦੂ ਮੱਤ ਅਨੁਸਾਰ ਹਰੇਕ ਹਿੰਦੂ ਨੂੰ ‘ਪੰਡਿਤ’ ਦੀ ਲੋੜ ਸਾਰੀ ਜ਼ਿੰਦਗੀ ਵਿਚ ਦੋ ਵਾਰੀ ਪੈਂਦੀ ਹੈ : ਵਿਆਹ ਵੇਲੇ ਅਤੇ ਮਰਨ ਪਿਛੋਂ ‘ਕਿਰਿਆ’ ਆਦਿਕ ਵੇਲੇ। ਕਈ ਅਮੀਰ ਲੋਕ ਬਾਲਕ ਜਨਮਣ 'ਤੇ ਭੀ ‘ਪੰਡਿਤ’ ਪਾਸੋਂ ਜਨਮ-ਪੱਤ੍ਰੀ ਆਦਿਕ ਬਣਵਾਂਦੇ ਹਨ, ਪਰ ਇਸ ਤੋਂ ਬਿਨਾਂ ਭੀ ਕੰਮ ਸਰ ਸਕਦਾ ਹੈ, ਵਿਆਹ ਅਤੇ ਮਰਨਾ ‘ਪੰਡਿਤ’ ਤੋਂ ਬਿਨਾਂ ਨਹੀਂ ਹੋ ਸਕਦਾ।

ਹਿੰਦੂ ਮੱਤ ਨੂੰ ਲੈ ਕੇ, ਸਤਿਗੁਰੂ ਜੀ ਨੇ ਭੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਪਣੇ ਅਕਾਲ ਪੁਰਖ ਦੇ ਪੰਡਿਤਾਂ (ਭਾਵ, ਗੁਰਮੁਖ-ਸਤਸੰਗੀਆਂ) ਦਾ

ਵਿਚੋਲਾ-ਪਨ ਦੱਸਿਆ ਹੈ। ਮਰਨ ਵੇਲੇ ਦਾ ਜ਼ਿਕਰ ਤਾਂ ਇਸ ਸੱਦ ਵਿਚ ਆਗਿਆ ਹੈ। ‘ਆਤਮਕ ਵਿਆਹ’ ਦਾ ਜ਼ਿਕਰ ਭੀ ਇਸੇ ਤਰ੍ਹਾਂ ਇਉਂ ਮਿਲਦਾ ਹੈ :

ਆਇਆ ਲਗਨੁ ਗਣਾਇ ਹਿਰਦੈ ਧਨ ਉਮਾਹੀਆ ਬਲਿ ਰਾਮ ਜੀਉ ॥
 ‘ਪੰਡਿਤ ਪਾਧੇ’ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥
 ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਟੇ ਘਰਿ ਆਏ ॥
 ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥
 ਵਰੁ ਪਾਇਆ ਪੁਰਖੁ ਅਰੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥
 ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁਕਿ ਕਦੇ ਨ ਜਾਈ ॥੪॥੧॥

(ਸੁਗੀ ਮ: ੪ ਛੰਤ ਘਰੁ ੧, ਪੰਨਾ ੨੨੩)

ਇਥੇ ਪਰਤੱਖ ਤੌਰ 'ਤੇ ‘ਪੰਡਿਤ’ ਤੋਂ ਭਾਵ ‘ਗੁਰਮੁਖਿ-ਜਨ’ ਹੈ। ਬੱਸ ! ਸਾਰੀ ਬਾਣੀ ਵਿਚ ਕੇਵਲ ਇਨ੍ਹੀਂ ਦੋਹੀਂ ਬਾਈਂ ‘ਰੱਬੀ ਪੰਡਿਤਾਂ’ ਦਾ ਜ਼ਿਕਰ ਆਇਆ ਹੈ।

ਸਤਿਗੁਰੁ ਪੁਰਖੁ ਜਿ ਬੋਲਿਆ,
 ਗੁਰਸਿਖਾ ਮੰਨਿ ਲਈ ਰਜਾਇ ਜੀਉ ॥
 ਮੇਹਰੀ ਪੁਤੁ ਸਨਮੁਖੁ ਹੋਇਆ,
 ਰਾਮਦਾਸੈ ਪੈਰੀ ਪਾਇ ਜੀਉ ॥
 ਸਭ ਪਵੈ ਪੈਰੀ ਸਤਿਗੁਰੂ ਕੇਰੀ,
 ਜਿਥੈ ਗੁਰੂ ਆਪੁ ਰਖਿਆ ॥
 ਕੋਈ ਕਰਿ ਬਖੀਲੀ ਨਿਵੈ ਨਾਹੀ,
 ਫਿਰਿ ਸਤਿਗੁਰੂ ਆਣਿ ਨਿਵਾਇਆ ॥
 ਹਰਿ ਗੁਰਹਿ ਭਾਣਾ ਦੀਈ ਵਡਿਆਈ,
 ਪੁਰਿ ਲਿਖਿਆ ਲੇਖੁ ਰਜਾਇ ਜੀਉ ॥
 ਕਹੈ ਸੁੰਦਰੁ ਸੁਣਹੁ ਸੰਤਹੁ,
 ਸਭੁ ਜਗਤੁ ਪੈਰੀ ਪਾਇ ਜੀਉ ॥੯॥੧॥

ਪਦ ਅਰਥ : ਸਤਿਗੁਰੁ ਪੁਰਖ—ਪੂਰਾ ਗੁਰੂ ਅਮਰਦਾਸ। ਰਜਾਇ—(ਗੁਰੂ ਦਾ) ਹੁਕਮ। ਰਾਮਦਾਸੈ ਪੈਰੀ—ਗੁਰੂ ਰਾਮਦਾਸ ਜੀ ਦੇ ਚਰਨਾਂ 'ਤੇ। ਪਾਇ—ਪੈ

ਕੇ । ਸਨਮੁਖ ਹੋਇਆ—(ਗੁਰੂ ਅਮਰਦਾਸ ਜੀ ਦੇ) ਸਾਮੁਣੇ ਸੁਰਖਰੂ ਹੋ ਕੇ ਖਲੋਤਾ । ਸਭ—ਸਾਰੀ ਲੋਕਾਈ । ਕੇਰੀ—ਦੀ । ਸਤਿਗੁਰੂ ਕੇਰੀ—ਗੁਰੂ ਰਾਮਦਾਸ ਜੀ ਦੀ । ਜਿਥੈ—ਕਿਉਂਕਿ ਓਥੇ, ਕਿਉਂਕਿ ਗੁਰੂ ਰਾਮਦਾਸ ਜੀ ਵਿਚ । ਆਪੁ—(ਗੁਰੂ ਅਮਰਦਾਸ ਜੀ ਨੇ) ਆਪਣੇ ਆਪ ਨੂੰ, ਆਪਣਾ ਆਤਮਾ । ਬਖੀਲੀ—ਨਿੰਦਾ । ਆਣਿ—ਲਿਆ ਕੇ । ਗੁਰਹਿ ਭਾਣਾ—ਗੁਰੂ (ਅਮਰਦਾਸ ਜੀ ਨੂੰ) ਚੰਗਾ ਲੱਗਾ । ਦੀਈ—ਦਿਤੀ (ਗੁਰੂ ਰਾਮਦਾਸ ਜੀ ਨੂੰ) । ਲੇਖੁ ਰਜਾਇ—ਅਕਾਲ ਪੁਰਖ ਦਾ ਹੁਕਮ । ਪੈਰੀ ਪਾਇ—(ਗੁਰੂ ਰਾਮਦਾਸ ਜੀ ਦੇ) ਪੈਰਾਂ ਉਤੇ ਪਿਆ ॥੯॥੧॥

ਅਰਥ : ਜਦੋਂ ਗੁਰੂ ਅਮਰਦਾਸ ਜੀ ਨੇ ਬਚਨ ਕੀਤਾ (ਕਿ ਸਾਰੇ ਗੁਰੂ ਰਾਮਦਾਸ ਜੀ ਦੇ ਚਰਨਾਂ ਲੱਗਣ, ਤਾਂ) ਗੁਰਸਿੱਖਾਂ ਨੇ (ਗੁਰੂ ਅਮਰਦਾਸ ਜੀ ਦਾ) ਹੁਕਮ ਮੰਨ ਲਿਆ । (ਸਭ ਤੋਂ ਪਹਿਲਾਂ) (ਗੁਰੂ ਅਮਰਦਾਸ ਜੀ ਦੇ) ਪੁੱਤਰ (ਬਾਬਾ) ਮੋਹਰੀ ਜੀ ਗੁਰੂ ਰਾਮਦਾਸ ਜੀ ਦੇ ਪੈਰਾਂ 'ਤੇ ਪੈ ਕੇ (ਪਿਤਾ ਦੇ) ਸਾਹਮਣੇ ਸੁਰਖਰੂ ਹੋ ਕੇ ਆ ਖਲੋਤੇ । ਗੁਰੂ ਰਾਮਦਾਸ ਜੀ ਵਿਚ ਗੁਰੂ (ਅਮਰਦਾਸ ਜੀ) ਨੇ ਆਪਣੀ ਆਤਮਾ ਟਿਕਾ ਦਿੱਤੀ, (ਇਸ ਵਾਸਤੇ) ਸਾਰੀ ਲੋਕਾਈ ਗੁਰੂ (ਰਾਮਦਾਸ ਜੀ) ਦੇ ਪੈਰੀਂ ਆ ਪਈ । ਜੇ ਕੋਈ ਨਿੰਦਾ ਕਰ ਕੇ (ਪਹਿਲਾਂ) ਨਹੀਂ ਭੀ ਸੀ ਨਿੰਵਿਆ, ਉਸ ਨੂੰ ਗੁਰੂ ਅਮਰਦਾਸ ਜੀ ਨੇ ਲਿਆ ਕੇ ਆ ਪੈਰੀਂ ਪਾਇਆ ।

ਸੁੰਦਰ ਆਖਦਾ ਹੈ—ਹੇ ਸੰਤਹੁ ! ਸੁਣੋ, ਅਕਾਲ ਪੁਰਖ ਅਤੇ ਗੁਰੂ ਅਮਰਦਾਸ ਜੀ ਨੂੰ ਇਹੀ ਚੰਗਾ ਲੱਗਾ, (ਉਹਨਾਂ ਗੁਰੂ ਰਾਮਦਾਸ ਜੀ ਨੂੰ) ਵਡਿਆਈ ਬਖਸ਼ੀ, ਪੁਰੋਂ ਅਕਾਲ ਪੁਰਖ ਦਾ ਇਹੀ ਹੁਕਮ ਲਿਖਿਆ ਆਇਆ ਸੀ, (ਇਸ ਵਾਸਤੇ) ਸਾਰਾ ਜਗਤ (ਗੁਰੂ ਰਾਮਦਾਸ ਜੀ ਦੀ) ਪੈਰੀਂ ਪਿਆ ॥੯॥੧॥

